

ਆਸਾ ਮਹਲਾ ੧ ॥ ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥ ਕਿਆ ਉਪਮਾ ਤੇਰੀ ਆਖੀ ਜਾਇ ॥ ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥ ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥ ਕਿਸੁ ਤੂੰ ਪੁਰਖੁ ਜੋਰੁ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥ ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥ ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥ ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥ ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੧॥ {ਪੰਨਾ ੩੫੦}

**ਪਦ ਅਰਥ :**—ਪਉਣੁ—ਹਵਾ । ਉਪਾਇ—ਉਪਾਈ, ਪੈਦਾ ਕੀਤੀ । ਧਰੀ—ਟਿਕਾਈ । ਬੰਧੁ—ਮੇਲ । ਦਹਸਿਰਿ—ਦਹਸਿਰ ਨੇ, ਰਾਵਣ ਨੇ । ਅੰਧੁਲੈ—ਅੰਨ੍ਹੇ ਨੇ, ਮੂਰਖ ਨੇ । ਮੂੰਡੁ—ਸਿਰ । ਮਾਰਿ—ਮਾਰ ਕੇ । ਕਿਆ ਵਡਾ ਭਇਆ—ਵੱਡਾ ਨਹੀਂ ਹੋ ਗਿਆ । ੧।

ਉਪਮਾ—ਵਡਿਆਈ । ਲਿਵ ਲਾਇ—ਵਿਆਪਕ ਹੋ ਕੇ । ੧। ਰਹਾਉ।

ਹਥਿ ਕੀਨੀ—ਆਪਣੇ ਹੱਥ ਵਿਚ ਕੀਤੀ ਹੋਈ ਹੈ । ਨਥਿ—ਨੱਥ ਕੇ, ਵੱਸ ਵਿਚ ਕਰ ਕੇ । ਕਿਸੁ—ਕਿਸ (ਇਸਤ੍ਰੀ) ਦਾ ? ਪੁਰਖੁ—ਖਸਮ । ਜੋਰੁ ਕਉਣ—ਕਉਣ ਤੇਰੀ ਇਸਤ੍ਰੀ ? ਨਿਰੰਤਰਿ—{ਨਿਰ-ਅੰਤਰਿ । ਅੰਤਰੁ—ਵਿੱਥ} ਬਿਨਾ ਵਿੱਥ ਦੇ, ਇਕ-ਰਸ । ੨।

ਨਾਲਿ—ਕੋਲ-ਫੁੱਲ ਦੀ ਨਾਲੀ । ਕੁਟੰਬੁ—ਪਰਵਾਰ, {ਕੁਟੁੰਬਿਨੀ—ਮਾਂ, ਕੁਟੰਬਿਨੀ} ਮਾਂ, ਜਨਨੀ । ਸਾਥਿ—ਨਾਲ, ਕੋਲ । ਵਰਦਾਤਾ—ਵਰ ਦੇਣ ਵਾਲਾ, ਵਿਸ਼ਨੂੰ । ਕੰਸੁ—ਰਾਜਾ ਉਗ੍ਰਸੈਨ ਦਾ ਪੁੱਤਰ, ਕ੍ਰਿਸ਼ਨ ਜੀ ਦਾ ਮਾਮਾ । ਇਸ ਨੂੰ ਕ੍ਰਿਸ਼ਨ ਜੀ ਨੇ ਮਾਰ ਕੇ ਉਗ੍ਰਸੈਨ ਨੂੰ ਮੁੜ ਰਾਜ ਦਿੱਤਾ ਸੀ । ੩।

ਉਪਾਇ ਧਰੇ—ਪੈਦਾ ਕੀਤੇ । ਖੀਰੁ—ਸਮੁੰਦਰ । ਮਥਿਆ—ਰਿੜਕਿਆ । (ਪੁਰਾਣਾਂ ਦੀ ਕਥਾ ਹੈ ਕਿ ਦੇਵਤਿਆਂ ਤੇ ਦੈਂਤਾਂ ਨੇ ਰਲ ਕੇ ਸਮੁੰਦਰ ਰਿੜਕਿਆ ਸੀ, ਉਸ ਵਿਚੋਂ ੧੪ ਰਤਨ ਨਿਕਲੇ । ਵੰਡਣ ਵੇਲੇ ਝਗੜਾ ਪੈ ਗਿਆ । ਵਿਸ਼ਨੂੰ ਨੇ ਇਹ ਝਗੜਾ ਨਿਬੇੜਨ ਲਈ ਮੋਹਨੀ ਅਵਤਾਰ ਧਾਰਿਆ ਤੇ ਰਤਨ ਇਕ ਇਕ ਕਰ ਕੇ ਵੰਡ ਦਿੱਤੇ) । ਹੋਰਿ—ਦੈਂਤ ਤੇ ਦੇਵਤੇ । ਭਖਲਾਏ—ਕ੍ਰੋਧ ਵਿਚ ਆ ਕੇ ਬੋਲਣ ਲੱਗੇ । ਜਿ—ਕਿ । ਅਸੀ ਕੀਆ—ਅਸਾਂ (ਰਤਨ ਸਮੁੰਦਰ ਵਿਚੋਂ) ਕੱਢੇ ਹਨ । ਏਕੀ ਏਕੀ—ਇਕ ਇਕ ਕਰ ਕੇ । ੪।

**ਅਰਥ :**—ਪਰਮਾਤਮਾ ਨੇ ਹਵਾ ਬਣਾਈ, ਸਾਰੀ ਧਰਤੀ ਸਾਜੀ, ਪਾਣੀ ਅੱਗ ਦਾ ਮੇਲ ਕੀਤਾ (ਭਾਵ, ਇਹ ਸਾਰੇ ਵਿਰੋਧੀ ਤੱਤ ਇਕੱਠੇ ਕਰ ਕੇ ਜਗਤ-ਰਚਨਾ ਕੀਤੀ । ਰਚਨਹਾਰ ਪ੍ਰਭੂ ਦੀ ਇਹ ਇਕ ਅਸਚਰਜ ਲੀਲਾ ਹੈ, ਜਿਸ ਤੋਂ ਦਿੱਸਦਾ ਹੈ ਕਿ ਉਹ ਬੇਅੰਤ ਵੱਡੀਆਂ ਤਾਕਤਾਂ ਵਾਲਾ ਹੈ, ਪਰ ਉਸ ਦੀ ਇਹ ਵਡਿਆਈ ਭੁੱਲ ਕੇ ਨਿਰਾ ਰਾਵਣ ਦੇ ਮਾਰਨ ਵਿਚ ਹੀ ਉਸ ਦੀ ਵਡਿਆਈ ਸਮਝਣੀ ਭੁੱਲ ਹੈ) । ਅਕਲ ਦੇ ਅੰਨ੍ਹੇ ਰਾਵਣ ਨੇ ਆਪਣੀ ਮੌਤ (ਮੂਰਖਪਣ ਵਿਚ) ਸਹੇੜੀ, ਪਰਮਾਤਮਾ (ਨਿਰਾ ਉਸ ਮੂਰਖ) ਰਾਵਣ ਨੂੰ ਮਾਰ ਕੇ ਹੀ ਵੱਡਾ ਨਹੀਂ ਹੋ ਗਿਆ । ੧।

(ਹੇ ਪ੍ਰਭੂ ! ) ਤੇਰੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਤੂੰ ਸਭ ਜੀਵਾਂ ਵਿਚ ਵਿਆਪਕ ਹੈਂ, ਮੌਜੂਦ ਹੈਂ । ੧। ਰਹਾਉ।

(ਹੇ ਅਕਾਲ ਪੁਰਖ ! ) ਸ੍ਰਿਸ਼ਟੀ ਦੇ ਸਾਰੇ ਜੀਵ ਪੈਦਾ ਕਰ ਕੇ ਸਭਨਾਂ ਦੀ ਜੀਵਨ-ਜੁਗਤ ਤੂੰ ਆਪਣੇ ਹੱਥ ਵਿਚ ਰੱਖੀ ਹੋਈ ਹੈ, (ਸਭ ਨੂੰ ਨੱਥਿਆ ਹੋਇਆ ਹੈ) ਨਿਰਾ ਕਾਲੀ-ਨਾਗ ਨੂੰ ਨੱਥ ਕੇ ਤੂੰ ਵੱਡਾ ਨਹੀਂ ਹੋ ਗਿਆ । ਨਾਹ ਤੂੰ ਕਿਸੇ ਖਾਸ ਇਸਤ੍ਰੀ ਦਾ ਖਸਮ ਹੈਂ, ਨਾਹ ਕੋਈ ਇਸਤ੍ਰੀ ਤੇਰੀ ਵਹੁਟੀ ਹੈ, ਤੂੰ ਸਭ ਜੀਵਾਂ ਦੇ ਅੰਦਰ ਇੱਕ-ਰਸ ਮੌਜੂਦ ਹੈਂ । ੨।

(ਕਹਿੰਦੇ ਹਨ ਕਿ ਜੇਹੜਾ) ਬ੍ਰਹਮਾ ਕੌਲ ਦੀ ਨਾਲ ਵਿਚੋਂ ਜੰਮਿਆ ਸੀ, ਵਿਸ਼ਨੂੰ ਉਸ ਦਾ ਹਮਾਇਤੀ ਸੀ, ਉਹ ਬ੍ਰਹਮਾ ਪਰਮਾਤਮਾ ਦੀ ਕੁਦਰਤ ਦਾ ਅੰਤ ਲੱਭਣ ਵਾਸਤੇ ਗਿਆ, (ਉਸ ਨਾਲ ਦੇ ਵਿਚ ਹੀ ਭਟਕਦਾ ਰਿਹਾ) ਪਰ ਅੰਤ ਨ ਲੱਭ ਸਕਿਆ । (ਅਕਾਲ ਪੁਰਖ ਬੇਅੰਤ ਕੁਦਰਤ ਦਾ ਮਾਲਕ ਹੈ) ਨਿਰਾ ਕੰਸ ਨੂੰ ਮਾਰ ਕੇ ਉਹ ਕਿਤਨਾ ਕੁ ਵੱਡਾ ਬਣ ਗਿਆ ? (ਇਹ ਤਾਂ ਉਸ ਦੇ ਅੱਗੇ ਸਾਧਾਰਨ ਜਿਹੀ ਗੱਲ ਹੈ) ।੩।

(ਕਹਿੰਦੇ ਹਨ ਕਿ ਦੇਵਤਿਆਂ ਤੇ ਦੈਂਤਾਂ ਨੇ ਰਲ ਕੇ) ਸਮੁੰਦਰ ਰਿੜਕਿਆ ਤੇ (ਉਸ ਵਿਚੋਂ) ਚੌਦਾਂ ਰਤਨ ਕੱਢੇ, (ਵੰਡਣ ਵੇਲੇ ਉਹ ਦੋਵੇਂ ਧੜੇ) ਗੁੱਸੇ ਵਿਚ ਆ ਆ ਕੇ ਆਖਣ ਲੱਗੇ ਕਿ ਇਹ ਰਤਨ ਅਸਾਂ ਕੱਢੇ ਹਨ, ਅਸਾਂ ਕੱਢੇ ਹਨ (ਆਪਣੇ ਵਲੋਂ ਪਰਮਾਤਮਾ ਦੀ ਵਡਿਆਈ ਬਿਆਨ ਕਰਨ ਲਈ ਕਹਿੰਦੇ ਹਨ ਕਿ ਪਰਮਾਤਮਾ ਨੇ ਮੋਹਣੀ ਅਵਤਾਰ ਧਾਰ ਕੇ ਉਹ ਰਤਨ) ਇਕ ਇਕ ਕਰ ਕੇ ਵੰਡ ਦਿੱਤੇ, (ਪਰ) ਨਾਨਕ ਆਖਦਾ ਹੈ (ਕਿ ਨਿਰੇ ਇਹ ਰਤਨ ਵੰਡਣ ਨਾਲ ਪਰਮਾਤਮਾ ਦੀ ਕੇਹੜੀ ਵਡਿਆਈ ਬਣ ਗਈ, ਉਸ ਦੀਆਂ ਵਡਿਆਈਆਂ ਤਾਂ ਉਸ ਦੀ ਰਚੀ ਕੁਦਰਤ ਵਿਚੋਂ ਥਾਂ ਥਾਂ ਦਿੱਸ ਰਹੀਆਂ ਹਨ) ਉਹ ਭਾਵੇਂ ਆਪਣੀ ਕੁਦਰਤ ਵਿਚ ਲੁਕਿਆ ਹੋਇਆ ਹੈ, ਪਰ ਲੁਕਿਆ ਰਹਿ ਨਹੀਂ ਸਕਦਾ (ਪ੍ਰਤੱਖ ਉਸ ਦੀ ਬੇਅੰਤ ਕੁਦਰਤ ਦੱਸ ਰਹੀ ਹੈ ਕਿ ਉਹ ਬਹੁਤ ਤਾਕਤਾਂ ਦਾ ਮਾਲਕ ਹੈ) ।੪।੨।

**ਆਸਾ ਮਹਲਾ ੧ ॥ ਕਰਮ ਕਰਤੂਤਿ ਬੋਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥ ਕਰੇ ਵਖਿਆਣੁ ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥ ਜਿਨ੍ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥ ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥ ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥੩॥ ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥੪॥੮॥ {ਪੰਨਾ ੩੫੧}**

**ਪਦ ਅਰਥ :**—ਕਰਮ ਕਰਤੂਤਿ—ਚੰਗੇ ਕਰਮ, ਚੰਗਾ ਆਚਰਨ । ਬੋਲਿ—ਵੇਲ । ਬਿਸਥਾਰੀ—ਖਿਲਰੀ ਹੋਈ । ਰੇਖ—ਚਿਹਨ । ਅਨਾਹਦੁ—ਬਿਨਾ ਵਜਾਇਆਂ, ਇਕ-ਰਸ {ਸਾਜ ਤਦੋਂ ਹੀ ਵੱਜਦਾ ਹੈ ਜਦੋਂ ਉਸ ਨੂੰ ਉਂਗਲੀਆਂ ਨਾਲ ਛੋੜੀਏ । ਜਦੋਂ ਉਂਗਲੀ ਦੀ ਚੋਟ ਬੰਦ ਕਰ ਦਈਏ, ਸਾਜ ਬੰਦ ਹੋ ਜਾਂਦਾ ਹੈ} । ਸਬਦੁ—ਸਿਫਤਿ-ਸਾਲਾਹ ਦੀ ਰੋ । ਨਿਰੰਜਨਿ—ਨਿਰੰਜਨ ਨੇ, ਉਸ ਪਰਮਾਤਮਾ ਨੇ ਜੋ ਅੰਜਨ (ਮਾਇਆ ਦੀ ਕਾਲਖ) ਤੋਂ ਪਰੇ ਹੈ ।੧।

ਜਾਣੈ—ਜਾਣ-ਪਛਾਣ ਪਾ ਲਏ, ਸਾਂਝ ਪਾ ਲਏ ।੧।ਰਹਾਉ।

ਜਿਨ੍—ਜਿਨ੍ਹਾਂ ਮਨੁੱਖਾਂ ਨੇ । ਜੋਤੀ ਜੋਤਿ—ਪਰਮਾਤਮਾ ਦੀ ਜੋਤਿ । ਲਾਹੇ—ਲਾਭ ।੨।

ਸਰਬ ਜੋਤਿ—ਸਾਰੀਆਂ ਜੋਤਾਂ ਵਿਚ । ਰਾਰੈ—ਰਾਰ ਵਿਚ, ਝਗੜੇ ਵਿਚ । ਰਾਰੈ ਰੂਪਿ—ਝਗੜਾ-ਰੂਪ ਸੰਸਾਰ ਵਿਚ । ਨਿਰਾਲਮੁ—ਨਿਰਾਲਾ, ਵੱਖਰਾ, ਨਿਰਲੇਪ । ਛਾਇਆ—ਪ੍ਰਤਿਬਿੰਬ, ਅਕਸ ।੩।

ਬੀਣਾ—ਬੀਨ । ਸਬਦੁ—ਸਿਫਤਿ-ਸਾਲਾਹ ਦੀ ਬਾਣੀ । ਦਰਸਨਿ—ਦਰਸਨ ਵਿਚ, ਦ੍ਰਿਸ਼ ਵਿਚ । ਰੂਪਿ—ਰੂਪ ਵਿਚ, ਸੁੰਦਰਤਾ ਵਿਚ । ਸਬਦਿ—ਸ਼ਬਦ ਵਿਚ (ਜੁੜ ਕੇ) {ਲਫਜ਼ ‘ਸਬਦੁ’ ਅਤੇ ‘ਸਬਦਿ’ ਦੇ ਜੋੜਾਂ ਵਿਚ ਵਿਆਕਰਣਿਕ ਫਰਕ ਹੈ, ਅਰਥ ਭੀ ਵਖ ਵਖ} । ਅਨਾਹਦਿ—ਇਕ-ਰਸ ਵਿਚ । ਸਹੁ ਰਾਤਾ—ਖਸਮ-ਪ੍ਰਭੂ ਦੇ ਰੰਗ ਵਿਚ ਰੰਗਿਆ ਹੋਇਆ । ਵਿਚਾਰਾ—ਵਿਚਾਰ, ਖਿਆਲ ।੪।

**ਅਰਥ :**—ਜੇ ਕੋਈ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਨਾਲ ਜਾਣ-ਪਛਾਣ ਪਾ ਲਏ ਤੇ ਉਸ ਦੀ ਸਿਫਤਿ-ਸਾਲਾਹ ਕਰਦਾ ਰਹੇ ਤਾਂ ਉਹ ਨਾਮ-ਅੰਮ੍ਰਿਤ ਪੀਂਦਾ ਹੈ (ਸਿਮਰਨ ਤੋਂ ਪੈਦਾ ਹੋਣ ਵਾਲਾ ਆਤਮਕ ਆਨੰਦ ਮਾਣਦਾ ਹੈ) ।੧।ਰਹਾਉ।

(ਸਿਮਰਨ ਦੀ ਬਰਕਤਿ ਨਾਲ) ਉਸ ਮਨੁੱਖ ਦਾ ਉੱਚਾ ਆਚਰਨ ਬਣਦਾ ਹੈ (ਇਹ, ਮਾਨੋ, ਉੱਚੀ ਮਨੁੱਖਤਾ ਦੀ ਫੁੱਟੀ ਹੋਈ) ਖਿਲਰੀ ਹੋਈ ਵੇਲ ਹੈ, (ਇਸ ਵੇਲ ਨੂੰ) ਪਰਮਾਤਮਾ ਦਾ ਨਾਮ-ਫਲ ਲੱਗਦਾ ਹੈ (ਉਸ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ) ਮਾਇਆ-ਰਹਿਤ ਪ੍ਰਭੂ ਨੇ ਉਸ ਦੇ ਅੰਦਰ ਸਿਫਤਿ-ਸਾਲਾਹ ਦਾ ਇਕ ਪ੍ਰਵਾਹ ਚਲਾ ਦਿੱਤਾ ਹੁੰਦਾ ਹੈ (ਉਹ ਪ੍ਰਵਾਹ, ਮਾਨੋ, ਇਕ ਸੰਗੀਤ ਹੈ) ਜੋ ਇਕ-ਰਸ ਪ੍ਰਭਾਵ ਪਾਈ ਰੱਖਦਾ ਹੈ, ਪਰ ਉਸ ਦਾ ਕੋਈ ਰੂਪ-ਰੇਖ ਬਿਆਨ ਨਹੀਂ ਹੋ ਸਕਦਾ ।੧।

ਜਿਨ੍ਹਾਂ ਜਿਨ੍ਹਾਂ ਜੀਵਾਂ ਨੇ ਉਹ ਨਾਮ-ਰਸ ਪੀਤਾ, ਉਹ ਮਸਤ ਹੋ ਗਏ । (ਉਹਨਾਂ) ਦੇ (ਮਾਇਆ ਵਾਲੇ) ਬੰਧਨ ਤੇ ਫਾਹੇ ਟੁੱਟ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਜੋਤਿ ਟਿਕ ਗਈ, ਉਹਨਾਂ ਨੇ ਮਾਇਆ ਦੀ ਖਾਤਰ (ਦਿਨ ਰਾਤ ਦੀ) ਦੌੜ-ਭੱਜ ਛੱਡ ਦਿੱਤੀ (ਭਾਵ, ਉਹ ਮਾਇਆ ਦੇ ਮੋਹ-ਜਾਲ ਵਿਚੋਂ ਬਚ ਗਏ) ।੨।

(ਜਿਸ ਮਨੁੱਖ ਨੇ ਸਿਮਰਨ ਦੀ ਬਰਕਤਿ ਨਾਲ ਨਾਮ-ਰਸ ਪੀਤਾ, ਉਸ ਨੇ, ਹੇ ਪ੍ਰਭੂ !) ਸਾਰੇ ਜੀਵਾਂ ਵਿਚ ਤੇਰਾ ਹੀ ਦੀਦਾਰ ਕੀਤਾ, ਉਸ ਨੇ ਸਾਰੇ ਭਵਨਾਂ ਵਿਚ ਤੇਰੀ ਪੈਦਾ ਕੀਤੀ ਮਾਇਆ ਪ੍ਰਭਾਵ ਪਾਂਦੀ ਵੇਖੀ । (ਉਹ ਮਨੁੱਖ ਵੇਖਦਾ ਹੈ ਕਿ) ਪਰਮਾਤਮਾ ਝਗੜੇ-ਰੂਪ ਸੰਸਾਰ ਵਿਚੋਂ ਨਿਰਾਲਾ ਬੈਠਾ ਹੋਇਆ ਹੈ, ਤੇ ਵਿਚੇ ਹੀ ਪ੍ਰਤਿਬਿੰਬ ਵਾਂਗ ਵਿਆਪਕ ਹੋ ਕੇ ਵੇਖ ਭੀ ਰਿਹਾ ਹੈ ।੩।

ਉਹੀ (ਮਨੁੱਖ ਹੈ ਅਸਲ) ਜੋਗੀ ਅਪਾਰ ਪਰਮਾਤਮਾ ਦੇ ਦਿੱਸ਼ ਵਿਚ (ਮਸਤ ਹੋ ਕੇ) ਪਰਮਾਤਮਾ ਦੀ ਸਿਫਤਿ-ਸਾਲਾਹ-ਰੂਪ ਬੀਣਾ ਵਜਾਂਦਾ ਰਹਿੰਦਾ ਹੈ । ਨਾਨਕ (ਆਪਣਾ ਇਹ) ਖਿਆਲ ਦੱਸਦਾ ਹੈ ਕਿ ਇਕ-ਰਸ ਸਿਫਤਿ-ਸਾਲਾਹ ਵਿਚ ਜੁੜੇ ਰਹਿਣ ਦੇ ਕਾਰਨ ਉਹ ਮਨੁੱਖ ਖਸਮ-ਪ੍ਰਭੂ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ।੪।੮।

ਆਸਾ ਮਹਲਾ ੧ ॥ ਮੈ ਗੁਣ ਗਲਾ ਕੇ ਸਿਰਿ ਭਾਰ ॥ ਗਲੀ ਗਲਾ ਸਿਰਜਣਹਾਰ ॥ ਖਾਣਾ ਪੀਣਾ ਹਸਣਾ ਬਾਦਿ ॥ ਜਬ ਲਗੁ ਰਿਦੈ ਨ ਆਵਹਿ ਯਾਦਿ ॥੧॥ ਤਉ ਪਰਵਾਹ ਕੇਹੀ ਕਿਆ ਕੀਜੈ ॥ ਜਨਮਿ ਜਨਮਿ ਕਿਛੁ ਲੀਜੀ ਲੀਜੈ ॥੧॥ ਰਹਾਉ ॥ ਮਨ ਕੀ ਮਤਿ ਮਤਾਗਲੁ ਮਤਾ ॥ ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥ ਕਿਆ ਮੁਹੁ ਲੈ ਕੀਚੈ ਅਰਦਾਸਿ ॥ ਪਾਪੁ ਪੁੰਨੁ ਦੁਇ ਸਾਖੀ ਪਾਸਿ ॥੨॥ ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥ ਤੁਧੁ ਆਪੇ ਭਾਵੈ ਤਿਵੈ ਚਲਾਵੈ ॥੩॥ ਰਾਗ ਰਤਨ ਪਰੀਆ ਪਰਵਾਰ ॥ ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥ ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥ ਜੇ ਕੋ ਬੁਝੈ ਏਹੁ ਬੀਚਾਰੁ ॥੪॥੯॥ {ਪੰਨਾ ੩੫੧}

ਪਦ ਅਰਥ :—ਸਿਰਿ—ਸਿਰ ਉਤੇ । ਮੈ ਗੁਣ—ਮੇਰੇ ਗੁਣ (ਸਿਰਫ ਇਹੀ ਹਨ) । ਗਲੀ ਗਲਾ—ਗੱਲਾਂ ਵਿਚੋਂ (ਚੰਗੀਆਂ) ਗੱਲਾਂ । ਗਲਾ ਸਿਰਜਣਹਾਰ—ਸਿਰਜਣਹਾਰ ਦੀਆਂ ਗੱਲਾਂ । ਬਾਦਿ—ਵਿਅਰਥ । ਆਵਹਿ—ਤੂੰ ਆਵੇਂ (ਹੇ ਪ੍ਰਭੂ !) ।੧।

ਤਉ—ਤਦੋਂ । ਕਿਆ ਪਰਵਾਹ ਕੀਜੈ—ਕੋਈ ਪਰਵਾਹ ਨਹੀਂ ਕਰੀਦੀ, ਕੋਈ ਮੁਥਾਜੀ ਨਹੀਂ ਰਹਿ ਜਾਂਦੀ । ਜਨਮਿ—ਜਨਮ ਵਿਚ । ਜਨਮਿ—ਜਨਮ ਲੈ ਕੇ । ਜਨਮਿ ਜਨਮਿ—ਮਨੁੱਖਾ ਜਨਮ ਵਿਚ ਆ ਕੇ । ਲੀਜੀ—ਲੈਣ-ਜੋਗ ਪਦਾਰਥ ।੧। ਰਹਾਉ ।

ਮਤਾਗਲੁ—ਹਾਥੀ । ਮਤਾ—ਮਸਤ । ਖਤੋ ਖਤਾ—ਖਤਾ ਹੀ ਖਤਾ, ਭੁੱਲ ਹੀ ਭੁੱਲ । ਕਿਆ ਮੁਹੁ ਲੈ—ਕੇਹੜਾ ਮੂੰਹ ਲੈ ਕੇ ? ਕਿਸ ਮੂੰਹ ਨਾਲ ? ਸਾਖੀ—ਗਵਾਹ ।੨।

ਚਲਾਵੈ—ਤੂੰ ਚਲਾ ਰਿਹਾ ਹੈਂ (ਜਗਤ ਦੀ ਕਾਰ) ।੩।

ਰਤਨ ਰਾਗ—ਸ਼੍ਰੇਸ਼ਟ ਵਧੀਆ ਰਾਗ । ਪਰੀਆ—ਰਾਗਾਂ ਦੀਆਂ ਪਰੀਆਂ, ਰਾਗਣੀਆਂ । ਤਿਸੁ ਵਿਚਿ—ਇਸ (ਸਾਰੇ ਪਰਵਾਰ) ਵਿਚ {ਨੋਟ :—ਲਫਜ਼ ‘ਤਿਸੁ’ ਇਕ-ਵਚਨ ਹੈ} । ਅੰਮ੍ਰਿਤੁ ਸਾਰ—ਸ਼੍ਰੇਸ਼ਟ ਅੰਮ੍ਰਿਤ, ਨਾਮ-ਰਸ ।੪।

**ਅਰਥ** :—ਮਨੁੱਖਾ ਜਨਮ ਵਿਚ ਆ ਕੇ ਜੇ ਖੱਟਣ-ਜੋਗ ਪਦਾਰਥ ਇਕੱਠਾ ਕਰੀਏ, ਤਾਂ ਕੋਈ ਪਰਵਾਹ ਨਹੀਂ ਰਹਿ ਜਾਂਦੀ, ਕਿਸੇ ਦੀ ਮੁਥਾਜੀ ਨਹੀਂ ਰਹਿੰਦੀ ।੧।ਰਹਾਉ।

(ਪਰ ਹੇ ਸਿਰਜਣਹਾਰ ! ) ਮੇਰੇ ਵਿਚ ਤਾਂ ਸਿਰਫ਼ ਇਹੀ ਗੁਣ ਹਨ (ਮੈਂ ਤਾਂ ਨਿਰੀ ਇਹੀ ਖੱਟੀ ਖੱਟੀ ਹੈ) ਕਿ ਮੈਂ ਆਪਣੇ ਸਿਰ ਉਤੇ (ਨਿਰੀਆਂ) ਗੱਲਾਂ ਦੇ ਭਾਰ ਬੱਧੇ ਹੋਏ ਹਨ । ਗੱਲਾਂ ਵਿਚੋਂ ਸਿਰਫ਼ ਉਹ ਗੱਲਾਂ ਹੀ ਚੰਗੀਆਂ ਹਨ ਜੋ, ਹੇ ਸਿਰਜਣਹਾਰ ! ਤੇਰੀਆਂ ਗੱਲਾਂ ਹਨ (ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਹਨ) । ਜਦ ਤਕ, ਹੇ ਸਿਰਜਣਹਾਰ ! ਤੂੰ ਮੇਰੇ ਹਿਰਦੇ ਵਿਚ ਚੇਤੇ ਨਾਹ ਆਵੇਂ, ਤਦ ਤਕ ਮੇਰਾ ਖਾਣਾ ਪੀਣਾ ਮੇਰਾ ਹੱਸ ਹੱਸ ਕੇ ਸਮਾਂ ਗੁਜ਼ਾਰਨਾ—ਇਹ ਸਭ ਵਿਅਰਥ ਹੈ ।੧।

(ਅਸਾਂ ਖੱਟਣ-ਜੋਗ ਪਦਾਰਥ ਨਹੀਂ ਖੱਟਿਆ, ਇਸੇ ਕਰ ਕੇ) ਸਾਡੀ ਮਨ ਦੀ ਮਤਿ ਇਹ ਹੈ ਕਿ ਮਨ ਮਸਤ ਹਾਥੀ ਬਣਿਆ ਪਿਆ ਹੈ (ਇਸ ਅਹੰਕਾਰੀ ਮਨ ਦੀ ਅਗਵਾਈ ਵਿਚ) ਜੋ ਕੁਝ ਬੋਲਦੇ ਹਾਂ ਸਭ ਭੈੜ ਹੀ ਭੈੜ ਹੈ । (ਹੇ ਪ੍ਰਭੂ ! ਤੇਰੇ ਦਰ ਤੇ) ਅਰਦਾਸ ਵੀ ਕਿਸ ਮੂੰਹ ਨਾਲ ਕਰੀਏ ? (ਆਪਣੇ ਢੀਠਪੁਣੇ ਵਿਚ ਅਰਦਾਸ ਕਰਦਿਆਂ ਭੀ ਸ਼ਰਮ ਆਉਂਦੀ ਹੈ, ਕਿਉਂਕਿ) ਸਾਡਾ ਭਲਾ ਤੇ ਸਾਡਾ ਬੁਰਾ (ਚੰਗਿਆਈਆਂ ਦਾ ਸੰਗ੍ਰਹ ਤੇ ਭੈੜੇ ਕੰਮਾਂ ਦਾ ਸੰਗ੍ਰਹ) ਇਹ ਦੋਵੇਂ ਸਾਡੀਆਂ ਕਰਤੂਤਾਂ ਦੇ ਗਵਾਹ ਮੌਜੂਦ ਹਨ ।੨।

(ਪਰ ਸਾਡੇ ਕੁਝ ਵਸ ਨਹੀਂ ਹੈ, ਹੇ ਪ੍ਰਭੂ ! ) ਤੂੰ ਆਪ ਹੀ ਜੀਵ ਨੂੰ ਜਿਹੋ ਜਿਹਾ ਬਣਾਂਦਾ ਹੈਂ ਉਹੋ ਜਿਹਾ ਉਹ ਬਣ ਜਾਂਦਾ ਹੈ । ਤੈਥੋਂ ਬਿਨਾ ਹੋਰ ਕੋਈ ਨਹੀਂ (ਜੋ ਸਾਨੂੰ ਅਕਲ ਦੇ ਸਕੇ) । ਤੂੰ ਹੀ ਜਿਹੋ ਜਿਹੀ ਅਕਲ ਬਖਸ਼ਦਾ ਹੈਂ, ਉਹੀ ਅਕਲ ਜੀਵ ਗ੍ਰਹਣ ਕਰ ਲੈਂਦਾ ਹੈ । ਜਿਵੇਂ ਤੈਨੂੰ ਚੰਗਾ ਲਗਦਾ ਹੈ, ਤੂੰ ਉਸੇ ਤਰ੍ਹਾਂ ਜਗਤ ਦੀ ਕਾਰ ਚਲਾ ਰਿਹਾ ਹੈਂ ।੩।

ਸ੍ਰੇਸ਼ਟ ਵਧੀਆ ਰਾਗ ਤੇ ਉਹਨਾਂ ਦੀਆਂ ਰਾਗਣੀਆਂ ਆਦਿਕ ਦਾ ਇਹ ਸਾਰਾ ਪਰਵਾਰ—ਜੇ ਇਸ ਰਾਗ-ਪਰਵਾਰ ਵਿਚ ਸ੍ਰੇਸ਼ਟ ਨਾਮ-ਰਸ ਭੀ ਜੰਮ ਪਏ (ਤਾਂ ਇਸ ਮੇਲ ਵਿਚੋਂ ਅਸਚਰਜ ਆਤਮਕ ਆਨੰਦ ਪੈਦਾ ਹੁੰਦਾ ਹੈ) । ਹੇ ਨਾਨਕ ! ਜੇ ਕਿਸੇ ਸੁਭਾਗੇ ਮਨੁੱਖ ਨੂੰ ਇਹ ਸਮਝ ਪੈ ਜਾਏ (ਤਾਂ ਉਹ ਇਸ ਆਤਮਕ ਆਨੰਦ ਨੂੰ ਮਾਣੇ, ਇਹ ਆਤਮਕ ਆਨੰਦ ਹੀ) ਕਰਤਾਰ ਤਕ ਅਪੜਾਣ ਵਾਲਾ ਧਨ-ਮਾਲ ਹੈ ।੪।੯।

**ਆਸਾ ਮਹਲਾ ੧ ॥ ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥ ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥੧॥ ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥ ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥੧॥ ਰਹਾਉ ॥ ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥ ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥੨॥ ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥ ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥੩॥ ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥ ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥੪॥੧੦॥ {ਪੰਨਾ ੩੫੧}**

**ਨੋਟ** :—ਆਸਾ ਰਾਗ ਵਿਚ ਕਬੀਰ ਜੀ ਦਾ ਸ਼ਬਦ ਨੰ: ੨੪ ਵੇਖੋ, ਪੰਨਾ ੪੮੨ ਉਤੇ । ਉਸ ਸ਼ਬਦ ਦਾ ‘ਰਹਾਉ’ ਦਾ ‘ਬੰਦ’ ਇਉਂ ਹੈ :—

“ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥  
ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥”

ਕਬੀਰ ਜੀ ਨੇ ਆਪਣੇ ਸ਼ਬਦ ਵਿਚ ‘ਆਤਮਕ ਵਿਆਹ’ ਦਾ ਜ਼ਿਕਰ ਕੀਤਾ ਹੈ, ਲਿਖਦੇ ਹਨ :—

“ਕਹਿ ਕਬੀਰ ਮੋਹਿ ਬਿਆਹਿ ਚਲੈ ਹੈ ਪੁਰਖ ਏਕ ਭਗਵਾਨਾ” । ੩ ।

ਹੁਣ ਪੜ੍ਹੋ—ਗੁਰੂ ਨਾਨਕ ਦੇਵ ਜੀ ਦੇ ਇਸ ਸ਼ਬਦ ਦਾ ‘ਰਹਾਉ’ ਦਾ ਬੰਦ :—

“ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥

ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥ ’’

ਗੁਰੂ ਨਾਨਕ ਦੇਵ ਜੀ ਭੀ ਇਸ ਸ਼ਬਦ ਵਿਚ ‘ਆਤਮਕ ਵਿਆਹ’ ਦਾ ਹੀ ਜ਼ਿਕਰ ਕਰਦੇ ਹਨ ਤੇ ਆਖਦੇ ਹਨ ਕਿ ਸਾਡਾ ਵਿਆਹ ਗੁਰੂ ਦੀ ਰਾਹੀਂ ਹੋਇਆ ਹੈ :—

“ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ,  
ਜਾਂ ਸਹੁ ਮਿਲਿਆ ਤਾਂ ਜਾਨਿਆ ॥ ’’

ਕਬੀਰ ਜੀ ਗੁਰੂ ਨਾਨਕ ਦੇਵ ਜੀ ਤੋਂ ਪਹਿਲਾਂ ਹੋ ਚੁਕੇ ਸਨ । ਸਤਿਗੁਰੂ ਜੀ ਇਹਨਾਂ ਦੀ ਬਾਣੀ ਪਹਿਲੀ ‘ਉਦਾਸੀ’ ਸਮੇਂ ਲਿਆਏ ਸਨ ।

**ਪਦ ਅਰਥ** :—ਕਰਿ—ਕਰ ਕੇ । ਘਰਿ—ਘਰ ਵਿਚ, ਮੇਰੇ ਹਿਰਦੇ-ਘਰ ਵਿਚ । ਤਾ—ਤਦੋਂ {ਨੋਟ :—ਲਫਜ਼ ‘ਤਾ’ ਦਾ ਭਾਵ ਸਮਝਣ ਵਾਸਤੇ ਪਹਿਲੀ ਤੁਕ ਦੇ ਨਾਲ ਲਫਜ਼ ‘ਜਦੋਂ’ ਵਰਤੋ} । ਮਿਲਿ—ਮਿਲ ਕੇ । ਸਖੀਆ—ਇੰਦ੍ਰੀਆਂ ਨੇ । ਕਾਜੁ—ਵਿਆਹ । ਕਾਜੁ ਰਚਾਇਆ—ਵਿਆਹ ਰਚਾ ਦਿੱਤਾ, ਪ੍ਰਭੂ-ਪਤੀ ਨਾਲ ਮੇਲ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ, ਪ੍ਰਭੂ-ਪਤੀ ਦੀ ਸਿਫਤਿ-ਸਾਲਾਹ ਵਲ ਪਰਤ ਪਈਆਂ । ਖੇਲੁ—ਵਿਆਹ ਦਾ ਖੇਲ, ਵਿਆਹ ਦਾ ਚਾਉ-ਮਲ਼ੂਾਰ । ਦੇਖਿ—ਵੇਖ ਕੇ । ਮਨਿ—ਮੇਰੇ ਮਨ ਵਿਚ । ੧ ।

ਕਾਮਣੀ—ਹੇ ਇਸਤ੍ਰੀਓ ! ਹੇ ਇੰਦ੍ਰੀਓ ! ਬਿਬੇਕ—ਪਰਖ, ਗਿਆਨ । ਬਿਬੇਕ ਬੀਚਾਰੁ—ਗਿਆਨ ਪੈਦਾ ਕਰਨ ਵਾਲਾ ਖਿਆਲ, ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪੈਦਾ ਕਰਨ ਵਾਲਾ ਗੀਤ । ਜਗਜੀਵਨੁ—ਸਾਰੇ ਜਗਤ ਦੀ ਜ਼ਿੰਦਗੀ (ਦਾ ਆਸਰਾ) । ਭਤਾਰੁ—ਖਸਮ-ਪ੍ਰਭੂ । ੧। ਰਹਾਉ ।

ਗੁਰੂ ਦੁਆਰੈ—ਗੁਰੂ ਦੇ ਦਰ ਤੇ (ਪੈ ਕੇ), ਗੁਰੂ ਦੀ ਸਰਨ ਪਿਆਂ । ਜਾਂ—ਜਦੋਂ । ਤਾਂ—ਤਦੋਂ । ਜਾਨਿਆ—ਜਾਣ ਲਿਆ, ਪਛਾਣ ਲਿਆ, ਡੂੰਘੀ ਸਾਂਝ ਪਾ ਲਈ, ਪੂਰੀ ਸਮਝ ਆ ਗਈ । ਤਿਹੁ—ਤਿਨ੍ਹਾਂ ਹੀ । ਸਬਦੁ—ਜੀਵਨ-ਰੋ (ਹੋ ਕੇ) । ਰਵਿਆ—ਵਿਆਪਕ ਹੈ । ਆਪੁ—ਆਪਾ-ਭਾਵ, ਸੁਆਰਥ । ਮਾਨਿਆ—ਮੰਨ ਗਿਆ, ਗਿੱਝ ਗਿਆ । ੨ ।

ਕਾਰਜੁ—ਕਾਜੁ, ਵਿਆਹ ਦਾ ਉੱਦਮ, ਮੇਲ ਦਾ ਪ੍ਰਬੰਧ । ਹੋਰਨਿ—ਕਿਸੇ ਹੋਰ ਪਾਸੋਂ । ਜਿਤੁ ਕਾਰਜਿ—ਜਿਸ ਕਾਜ ਦੀ ਰਾਹੀਂ, ਜਿਸ ਵਿਆਹ ਦੀ ਰਾਹੀਂ, ਜਿਸ ਮੇਲ ਦੀ ਬਰਕਤਿ ਨਾਲ । ਹੈ—ਪੈਦਾ ਹੁੰਦਾ ਹੈ । ੩ ।

ਭਨਤਿ—ਆਖਦਾ ਹੈ । ਪਿਰੁ—ਖਸਮ । ਨਦਰਿ—ਕਿਰਪਾ ਦੀ ਦ੍ਰਿਸ਼ਟੀ, ਮੇਹਰ ਦੀ ਨਿਗਾਹ । ਸੋਹਾਗਣਿ—ਚੰਗੇ ਭਾਗਾਂ ਵਾਲੀ, ਖਸਮ ਵਾਲੀ । ੪ ।

**ਅਰਥ** :—ਹੇ ਇਸਤ੍ਰੀਓ ! (ਹੇ ਮੇਰੇ ਗਿਆਨ-ਇੰਦ੍ਰੀਓ ! ਚੰਗੇ ਮੰਦੇ ਦੀ) ਪਰਖ ਦੀ ਵਿਚਾਰ (ਪੈਦਾ ਕਰਨ ਵਾਲਾ ਗੀਤ) ਮੁੜ ਮੁੜ ਗਾਵੋ (ਹੇ ਮੇਰੀ ਜੀਭ ! ਸਿਫਤਿ-ਸਾਲਾਹ ਵਿਚ ਜੁੜ; ਤਾਕਿ ਤੈਨੂੰ ਨਿੰਦਾ ਕਰਨ ਵਲੋਂ ਹਟਣ ਦੀ ਸੂਝ ਆ ਜਾਏ । ਹੇ ਮੇਰੇ ਕੰਨੋ ! ਸਿਫਤਿ-ਸਾਲਾਹ ਦੇ ਗੀਤ ਸੁਣਦੇ ਰਹੋ, ਤਾਂ ਜੁ ਨਿੰਦਾ ਸੁਣਨ ਦੀ ਬਾਣ ਹਟੇ) । ਸਾਡੇ ਘਰ ਵਿਚ (ਮੇਰੇ ਹਿਰਦੇ-ਘਰ ਵਿਚ) ਉਹ ਖਸਮ-ਪ੍ਰਭੂ ਆ ਵੱਸਿਆ ਹੈ ਜੋ ਸਾਰੇ ਜਗਤ ਦੀ ਜ਼ਿੰਦਗੀ (ਦਾ ਆਸਰਾ) ਹੈ । ੧। ਰਹਾਉ ।

ਜਦੋਂ ਮੇਰਾ ਖਸਮ-ਪ੍ਰਭੂ (ਮੈਨੂੰ ਜੀਵ-ਇਸਤ੍ਰੀ ਨੂੰ ਅਪਣਾ ਕੇ ਮੇਰੇ ਹਿਰਦੇ ਨੂੰ ਆਪਣੇ ਰਹਿਣ ਦਾ ਘਰ ਬਣਾ ਕੇ) ਆਪਣੇ ਘਰ ਵਿਚ ਆ ਟਿਕਿਆ, ਤਾਂ ਮੇਰੀਆਂ ਸਹੇਲੀਆਂ ਨੇ ਮਿਲ ਕੇ (ਜੀਭ, ਅੱਖਾਂ, ਕੰਨਾਂ ਆਦਿਕ ਨੇ ਰਲ ਕੇ) ਪ੍ਰਭੂ-ਪਤੀ ਨਾਲ ਮੇਲ ਦੇ ਗੀਤ ਗਾਣੇ-ਸੁਣਨੇ ਸ਼ੁਰੂ ਕਰ ਦਿੱਤੇ । ਮੇਰਾ ਖਸਮ-ਪ੍ਰਭੂ ਮੈਨੂੰ ਵੀਆਹਣ ਆਇਆ ਹੈ (ਮੈਨੂੰ ਆਪਣੇ ਚਰਨਾਂ ਵਿਚ ਜੋੜਨ ਆਇਆ ਹੈ)—ਪ੍ਰਭੂ-ਮਿਲਾਪ ਲਈ ਇਹ ਉੱਦਮ ਵੇਖ ਕੇ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ ਹੈ । ੧।

ਗੁਰੂ ਦੀ ਸਰਨ ਪਿਆਂ ਸਾਡਾ ਇਹ ਵਿਆਹ ਹੋਇਆ (ਗੁਰੂ ਨੇ ਮੈਨੂੰ ਪ੍ਰਭੂ-ਪਤੀ ਨਾਲ ਜੋੜਿਆ), ਜਦੋਂ ਮੈਨੂੰ ਖਸਮ-ਪ੍ਰਭੂ ਮਿਲ ਪਿਆ, ਤਦੋਂ ਮੈਨੂੰ ਸਮਝ ਪੈ ਗਈ ਕਿ ਉਹ ਪ੍ਰਭੂ ਜੀਵਨ-ਰੋ ਬਣ ਕੇ ਸਾਰੇ ਜਗਤ ਵਿਚ ਵਿਆਪਕ ਹੋ ਰਿਹਾ ਹੈ । ਮੇਰੇ ਅੰਦਰੋਂ ਆਪਾ-ਭਾਵ ਦੂਰ ਹੋ ਗਿਆ, ਮੇਰਾ ਮਨ ਉਸ ਪ੍ਰਭੂ-ਪਤੀ ਦੀ ਯਾਦ ਵਿਚ ਗਿੱਝ ਗਿਆ । ੨ ।

ਪ੍ਰਭੂ-ਪਤੀ ਜੀਵ-ਇਸਤ੍ਰੀ ਨੂੰ ਆਪਣੇ ਨਾਲ ਮਿਲਾਣ ਦਾ ਇਹ ਕੰਮ ਆਪਣਾ ਸਮਝਦਾ ਹੈ, ਤੇ ਆਪ ਹੀ ਇਸ ਕਾਰਜ ਨੂੰ ਸਿਰੇ ਚਾੜ੍ਹਦਾ ਹੈ, ਕਿਸੇ ਹੋਰ ਪਾਸੋਂ ਇਹ ਕੰਮ ਸਿਰੇ ਨਹੀਂ ਚਾੜ੍ਹਿਆ ਜਾ ਸਕਦਾ । ਇਸ ਮੇਲ ਦੀ ਬਰਕਤਿ ਨਾਲ (ਜੀਵ-ਇਸਤ੍ਰੀ ਦੇ ਅੰਦਰ) ਸੇਵਾ ਸੰਤੋਖ ਦਇਆ ਧਰਮ ਆਦਿਕ ਗੁਣ ਪੈਦਾ ਹੁੰਦੇ ਹਨ । ਇਸ ਭੇਤ ਨੂੰ ਉਹੀ ਮਨੁੱਖ ਸਮਝਦਾ ਹੈ ਜੋ ਗੁਰੂ ਦੇ ਸਨਮੁਖ ਹੁੰਦਾ ਹੈ । ੩ ।

ਨਾਨਕ ਆਖਦਾ ਹੈ—(ਭਾਵੇਂ ਜੀਕਰ) ਪਰਮਾਤਮਾ ਹੀ ਸਭ ਜੀਵ-ਇਸਤ੍ਰੀਆਂ ਦਾ ਪਤੀ ਹੈ, (ਫਿਰ ਭੀ) ਜਿਸ ਉਤੇ ਮੇਹਰ ਦੀ ਨਿਗਾਹ ਕਰਦਾ ਹੈ (ਜਿਸ ਦੇ ਹਿਰਦੇ ਵਿਚ ਆ ਕੇ ਪਰਗਟ ਹੁੰਦਾ ਹੈ) ਉਹੀ ਭਾਗਾਂ ਵਾਲੀ ਹੁੰਦੀ ਹੈ । ੪। ੧੦ ।

**ਆਸਾ ਮਹਲਾ ੧ ॥ ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥ ਦੁਰਮਤਿ ਗਤੁ ਭਈ ਕੀਰਤਿ ਠਾਇ ॥ ਸਚ ਪਉੜੀ ਸਾਚਉ ਮੁਖਿ ਨਾਂਉ ॥ ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥ ਮਨ ਚੂਰੇ ਖਟੁ ਦਰਸਨ ਜਾਣੁ ॥ ਸਰਬ ਜੋਤਿ ਪੂਰਨ ਭਗਵਾਨੁ ॥੧॥ ਰਹਾਉ ॥ ਅਧਿਕ ਤਿਆਸ ਭੇਖ ਬਹੁ ਕਰੈ ॥ ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥ ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥ ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥ ਸਿਫਤਿ ਸਲਾਹਣੁ ਸਹਜ ਅਨੰਦ ॥ ਸਖਾ ਸੈਨੁ ਪ੍ਰੇਮੁ ਗੋਬਿੰਦ ॥ ਆਪੇ ਕਰੇ ਆਪੇ ਬਖਸਿੰਦੁ ॥ ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥ ਝੂਠ ਵਿਕਾਰ ਮਹਾ ਦੁਖੁ ਦੇਹ ॥ ਭੇਖ ਵਰਨ ਦੀਸਹਿ ਸਭਿ ਖੇਹ ॥ ਜੋ ਉਪਜੈ ਸੋ ਆਵੈ ਜਾਇ ॥ ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥ {ਪੰਨਾ ੩੫੧}**

**ਪਦ ਅਰਥ :**—ਬਨੁ—ਜੰਗਲ । ਸਮਸਰਿ—ਬਰਾਬਰ, ਇਕੋ ਜਿਹਾ । ਸਹਜਿ—ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ । ਗਤੁ ਭਈ—ਦੂਰ ਹੋ ਜਾਂਦੀ ਹੈ । ਕੀਰਤਿ—ਸਿਫਤਿ-ਸਾਲਾਹ । ਠਾਇ—(ਉਸ ਦੀ) ਥਾਂ ਤੇ । ਮੁਖਿ—ਮੂੰਹ ਵਿਚ । ਨਾਂਉ—ਪਰਮਾਤਮਾ ਦਾ ਨਾਮ । ਸੇਵਿ—ਸੇਵ ਕੇ, ਸੇਵਾ ਕਰ ਕੇ । ਨਿਜ—ਆਪਣਾ । ਨਿਜ ਥਾਉ—ਉਹ ਥਾਂ ਜੋ ਸਦਾ ਆਪਣਾ ਬਣਿਆ ਰਹੇਗਾ । ੧ ।

ਚੂਰੇ—ਚੂਰਾ ਚੂਰਾ ਕਰੇ, ਮੰਦੇ ਸੰਸਕਾਰਾਂ ਦਾ ਨਾਸ ਕਰੇ । ਖਟੁ—ਛੇ । ਖਟੁ ਦਰਸਨ—ਛੇ ਸ਼ਾਸਤ੍ਰ (ਸਾਂਖ, ਨਿਆਇ, ਯੋਗ, ਵੇਦਾਂਤ, ਮੀਮਾਂਸਾ, ਵੈਸ਼ੇਸ਼ਿਕ) । ਜਾਣੁ—ਗਿਆਤਾ । ਸਰਬ ਜੋਤਿ—ਸਭ ਜੀਵਾਂ ਵਿਚ ਵਿਆਪਕ ਜੋਤਿ । ੧। ਰਹਾਉ ।

ਅਧਿਕ—ਬਹੁਤ । ਤਿਆਸ—ਤ੍ਰਿਸ਼ਨਾ । ਦੁਖੁ ਬਿਖਿਆ—ਮਾਇਆ ਦੀ ਤ੍ਰਿਸ਼ਨਾ ਤੋਂ ਪੈਦਾ ਹੋਇਆ ਦੁੱਖ । ਤਨਿ—ਸਰੀਰ ਵਿਚ । ਪਰਹਰੈ—ਦੂਰ ਕਰ ਦੇਂਦਾ ਹੈ । ਧਨੁ—ਨਾਮ-ਧਨ । ਹਿਰੈ—ਚੁਰਾ ਲੈਂਦਾ ਹੈ । ਛੋਡਿ—ਛੱਡ ਕੇ । ਨਾਮਿ—ਨਾਮ ਵਿਚ (ਜੁੜ ਕੇ) । ਨਿਸਤਰੈ—ਪਾਰ ਲੰਘ ਜਾਂਦਾ ਹੈ । ੨ ।

ਸਹਜ ਅਨੰਦ—ਅਡੋਲਤਾ ਦਾ ਅਨੰਦ । ਸੈਨੁ—ਮਿਤ੍ਰ । ਆਗੈ—(ਹਰੀ ਦੇ) ਅੱਗੇ । ੩ ।

ਦੇਹ—ਸਰੀਰ । ਦੀਸਹਿ—ਦਿੱਸਦੇ ਹਨ । ਸਭਿ—ਸਾਰੇ । ਉਪਜੈ—ਜੰਮਦਾ ਹੈ । ਜਾਇ—ਚਲਾ ਜਾਂਦਾ ਹੈ । ਅਸਥਿਰੁ—ਸਦਾ-ਥਿਰ ਰਹਿਣ ਵਾਲਾ ।

**ਅਰਥ :**—ਜੋ ਮਨੁੱਖ ਆਪਣੇ ਮਨ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈ, ਉਹ, ਮਾਨੋ, ਛੇ ਸ਼ਾਸਤ੍ਰਾਂ ਦਾ ਗਿਆਤਾ ਹੋ ਗਿਆ ਹੈ ਉਸ ਨੂੰ ਅਕਾਲ ਪੁਰਖ ਦੀ ਜੋਤਿ ਸਭ ਜੀਵਾਂ ਵਿਚ ਵਿਆਪਕ ਦਿੱਸਦੀ ਹੈ । ੧। ਰਹਾਉ ।

(ਜਿਸ ਨੇ ਮਨ ਨੂੰ ਵੱਸ ਵਿਚ ਕਰ ਲਿਆ, ਉਸ ਮਨੁੱਖ ਨੂੰ) ਘਰ ਤੇ ਜੰਗਲ ਇੱਕ ਸਮਾਨ ਹੈ, ਕਿਉਂਕਿ ਉਹ ਅਡੋਲ ਅਵਸਥਾ ਵਿਚ ਰਹਿੰਦਾ ਹੈ, ਪ੍ਰਭੂ ਦੇ ਪਿਆਰ ਵਿਚ (ਮਸਤ ਰਹਿੰਦਾ) ਹੈ; ਉਸ ਮਨੁੱਖ ਦੀ ਭੈੜੀ ਮਤਿ ਦੂਰ ਹੋ ਜਾਂਦੀ ਹੈ

ਉਸ ਦੇ ਥਾਂ ਉਸ ਦੇ ਅੰਦਰ ਪ੍ਰਭੂ ਦੀ ਸਿਫਤਿ-ਸਾਲਾਹ ਵੱਸਦੀ ਹੈ । ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਉਸ ਦੇ ਮੂੰਹ ਵਿਚ ਹੁੰਦਾ ਹੈ, (ਸਿਮਰਨ ਦੀ ਇਸ) ਸੱਚੀ ਪੌੜੀ ਦੀ ਰਾਹੀਂ ਸਤਿਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਉਹ ਮਨੁੱਖ ਉਹ ਆਤਮਕ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ਜੋ ਸਦਾ ਉਸ ਦਾ ਆਪਣਾ ਬਣਿਆ ਰਹਿੰਦਾ ਹੈ । ੧।

ਪਰ ਜੇ ਮਨੁੱਖ ਦੇ ਅੰਦਰ ਮਾਇਆ ਦੀ ਬਹੁਤ ਤ੍ਰਿਸ਼ਨਾ ਹੋਵੇ (ਬਾਹਰ ਜਗਤ-ਵਿਖਾਵੇ ਲਈ) ਬਹੁਤ ਧਾਰਮਿਕ ਲਿਬਾਸ ਪਹਿਨੇ, ਮਾਇਆ ਦੇ ਮੋਹ ਤੋਂ ਪੈਦਾ ਹੋਇਆ ਕਲੇਸ਼ ਉਸ ਦੇ ਅੰਦਰ ਆਤਮਕ ਸੁਖ ਨੂੰ ਦੂਰ ਕਰ ਦੇਂਦਾ ਹੈ, ਤੇ ਕਾਮ ਕ੍ਰੋਧ ਉਸ ਦੇ ਅੰਦਰਲੇ ਨਾਮ-ਧਨ ਨੂੰ ਚੁਰਾ ਲੈ ਜਾਂਦਾ ਹੈ । (ਤ੍ਰਿਸ਼ਨਾ ਦੇ ਹੜ੍ਹ ਵਿਚੋਂ ਉਹੀ ਮਨੁੱਖ) ਪਾਰ ਲੰਘਦਾ ਹੈ ਜੋ ਪ੍ਰਭੂ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ ਤੇ ਜੋ ਦੁਚਿੰਤਾ-ਪਨ ਛੱਡਦਾ ਹੈ । ੨।

(ਜਿਸ ਨੇ ਮਨ ਨੂੰ ਮਾਰ ਲਿਆ) ਉਹ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦਾ ਹੈ ਆਤਮਕ ਅਡੋਲਤਾ ਦਾ ਆਨੰਦ ਮਾਣਦਾ ਹੈ, ਗੋਬਿੰਦ ਦੇ ਪ੍ਰੇਮ ਨੂੰ ਆਪਣਾ ਸਾਥੀ ਮਿੜ ਬਣਾਂਦਾ ਹੈ, ਉਹ ਮਨੁੱਖ ਆਪਣਾ ਤਨ, ਆਪਣਾ ਮਨ, ਆਪਣੀ ਜਿੰਦ ਪ੍ਰਭੂ ਦੇ ਹਵਾਲੇ ਕਰੀ ਰੱਖਦਾ ਹੈ, ਉਸ ਨੂੰ ਯਕੀਨ ਰਹਿੰਦਾ ਹੈ ਕਿ ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈ ਆਪ ਹੀ ਦਾਤਾਂ ਬਖਸ਼ਣ ਵਾਲਾ ਹੈ । ੩।

(ਮਨ ਮਾਰ ਕੇ ਆਤਮਕ ਆਨੰਦ ਲੈਣ ਵਾਲੇ ਨੂੰ) ਝੂਠ ਆਦਿਕ ਵਿਕਾਰ ਸਰੀਰ ਵਾਸਤੇ ਭਾਰੀ ਕਸ਼ਟ (ਦਾ ਮੂਲ) ਜਾਪਦੇ ਹਨ, (ਜਗਤ-ਵਿਖਾਵੇ ਵਾਲੇ) ਸਾਰੇ ਧਾਰਮਿਕ ਭੇਖ ਤੇ ਵਰਨ (ਆਸ਼੍ਰਮਾਂ ਦਾ ਮਾਣ) ਮਿੱਟੀ ਸਮਾਨ ਦਿੱਸਦੇ ਹਨ । ਹੇ ਨਾਨਕ ! ਉਸ ਨੂੰ ਯਕੀਨ ਰਹਿੰਦਾ ਹੈ ਕਿ ਜਗਤ ਤਾਂ ਪੈਦਾ ਹੁੰਦਾ ਤੇ ਨਾਸ ਹੋ ਜਾਂਦਾ ਹੈ, ਪਰਮਾਤਮਾ ਦਾ ਇਕ ਨਾਮ ਹੀ ਸਦਾ-ਥਿਰ ਰਹਿਣ ਵਾਲਾ ਹੈ (ਇਸ ਵਾਸਤੇ ਉਹ ਨਾਮ ਜਪਦਾ ਹੈ) । ੪। ੧੧।

ਆਸਾ ਮਹਲਾ ੧ ॥ ਏਕੋ ਸਰਵਰੁ ਕਮਲ ਅਨੂਪ ॥ ਸਦਾ ਬਿਗਾਸੈ ਪਰਮਲ ਰੂਪ ॥ ਉਜਲ ਮੋਤੀ ਚੂਗਹਿ ਹੰਸ ॥ ਸਰਬ ਕਲਾ ਜਗਦੀਸੈ ਅੰਸ ॥੧॥ ਜੋ ਦੀਸੈ ਸੋ ਉਪਜੈ ਬਿਨਸੈ ॥ ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥ ਬਿਰਲਾ ਬੂਝੈ ਪਾਵੈ ਭੇਦੁ ॥ ਸਾਖਾ ਤੀਨਿ ਕਹੈ ਨਿਤ ਬੇਦੁ ॥ ਨਾਦ ਬਿੰਦ ਕੀ ਸੁਰਤਿ ਸਮਾਇ ॥ ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥ ਮੁਕਤੋ ਰਾਤਉ ਰੰਗਿ ਰਵਾਂਤਉ ॥ ਰਾਜਨ ਰਾਜਿ ਸਦਾ ਬਿਗਸਾਂਤਉ ॥ ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥ ਬੂਡਤ ਪਾਹਨ ਤਾਰਹਿ ਤਾਰਿ ॥੩॥ ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥ ਉਲਟ ਭਈ ਘਰੁ ਘਰ ਮਹਿ ਆਣਿਆ ॥ ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥ {ਪੰਨਾ ੩੫੨}

**ਪਦ ਅਰਥ :**—ਸਰਵਰੁ—ਸੋਹਣਾ ਸਰ, ਸੋਹਣਾ ਤਾਲਾਬ । ਅਨੂਪ—ਸੋਹਣੇ । ਬਿਗਾਸੈ—ਖਿੜਾਂਦਾ ਹੈ । ਪਰਮਲ—ਸੁਗੰਧੀ । ਰੂਪ—ਸੁੰਦਰਤਾ । ਹੰਸ—ਸਤਸੰਗੀ, ਗੁਰਮੁਖ । ਸਰਬ ਕਲਾ—ਸਾਰੀਆਂ ਤਾਕਤਾਂ ਵਾਲਾ । ਜਗਦੀਸੈ—ਜਗਦੀਸ਼ ਦਾ । ਅੰਸ—ਹਿੱਸਾ । ੧।

ਸਰਵਰਿ—ਸਰਵਰ ਵਿਚ । ੧। ਰਹਾਉ।

ਭੇਦੁ—(ਸਤਸੰਗ ਸਰੋਵਰ ਦੀ) ਗੁਪਤ ਕਦਰ । ਸਾਖਾ ਤੀਨਿ—ਤਿੰਨ ਅਵਸਥਾ (ਮਾਇਆ ਦੀਆਂ) । ਨਾਦ—ਸ਼ਬਦ, ਸਿਫਤਿ-ਸਾਲਾਹ ਦੀ ਬਾਣੀ । ਬਿੰਦ—ਜਾਣਨਾ । ਨਾਦ ਬਿੰਦ ਕੀ ਸੁਰਤਿ—ਸ਼ਬਦ ਨੂੰ ਜਾਣਨ ਵਾਲੀ ਸੁਰਤਿ ਵਿਚ । ਸਮਾਇ—ਲੀਨ ਹੁੰਦਾ ਹੈ । ਪਰਮ—ਬਹੁਤ ਉੱਚਾ । ਪਦੁ—ਆਤਮਕ ਦਰਜਾ । ੨।

ਮੁਕਤੋ—ਮੁਕਤ, ਵਿਕਾਰਾਂ ਤੋਂ ਆਜ਼ਾਦ । ਰਾਤਉ—ਰੱਤਾ ਹੋਇਆ । ਰਵਾਂਤਉ—ਸਿਮਰਦਾ ਹੈ । ਰਾਜਨ ਰਾਜਿ—ਰਾਜਿਆਂ ਦੇ ਰਾਜੇ (ਹਰੀ) ਵਿਚ । ਬਿਗਸਾਂਤਉ—ਬਿਗਸਦਾ ਹੈ, ਖਿੜਿਆ ਰਹਿੰਦਾ ਹੈ । ਪਾਹਨ—ਪੱਥਰ । ਤਾਰਿ—ਬੇੜੀ । ੩।

ਉਲਟ ਭਈ—ਸੁਰਤਿ ਮਾਇਆ ਦੇ ਪ੍ਰਭਾਵ ਵਲੋਂ ਪਰਤ ਗਈ । ਘਰੁ—ਪਰਮਾਤਮਾ ਦਾ ਨਿਵਾਸ-ਥਾਂ । ਘਰ ਮਹਿ—(ਆਪਣੇ) ਹਿਰਦੇ ਵਿਚ । ਆਣਿਆ—ਲੈ ਆਂਦਾ । ਅਹਿ—ਦਿਨ । ਨਿਸਿ—ਰਾਤ । ਪਾਇ—ਪੈਰੀਂ । ੪।

**ਅਰਥ :**—ਜੋ ਕੁਝ ਦਿੱਸ ਰਿਹਾ ਹੈ (ਭਾਵ, ਇਹ ਦਿੱਸਦਾ ਜਗਤ) ਪੈਦਾ ਹੁੰਦਾ ਹੈ ਤੇ ਨਾਸ ਹੋ ਜਾਂਦਾ ਹੈ । ਪਰ ਸਰੋਵਰ ਵਿਚ (ਉਗਿਆ ਹੋਇਆ) ਕੌਲ ਪਾਣੀ ਤੋਂ ਬਿਨਾ ਨਹੀਂ ਹੈ (ਇਸ ਵਾਸਤੇ ਉਹ ਨਾਸ ਹੁੰਦਾ) ਨਹੀਂ ਦਿੱਸਦਾ (ਭਾਵ, ਜਿਵੇਂ ਸਰੋਵਰ ਵਿਚ ਉੱਗਿਆ ਹੋਇਆ ਕੌਲ-ਫੁੱਲ ਪਾਣੀ ਦੀ ਬਰਕਤਿ ਨਾਲ ਹਰਾ ਰਹਿੰਦਾ ਹੈ, ਤਿਵੇਂ ਸਤਸੰਗ ਵਿਚ ਟਿਕੇ ਰਹਿਣ ਵਾਲੇ ਗੁਰਮੁਖਿ ਦਾ ਹਿਰਦਾ-ਕਮਲ ਸਦਾ ਆਤਮਕ ਜੀਵਨ ਵਾਲਾ ਹੈ) ।੧। ਰਹਾਉ।

(ਸਤਸੰਗ ਇਕ ਸਰੋਵਰ ਹੈ (ਜਿਸ ਵਿਚ) ਸੰਤ-ਜਨ ਸੋਹਣੇ ਕੌਲ-ਫੁੱਲ ਹਨ । (ਸਤਸੰਗ ਉਹਨਾਂ ਨੂੰ ਨਾਮ-ਜਲ ਦੇ ਕੇ) ਸਦਾ ਖਿੜਾਈ ਰੱਖਦਾ ਹੈ (ਉਹਨਾਂ ਨੂੰ ਆਤਮਕ ਜੀਵਨ ਦੀ) ਸੁਗੰਧੀ ਤੇ ਸੁੰਦਰਤਾ ਦੇਂਦਾ ਹੈ । ਸੰਤ-ਹੰਸ (ਉਸ ਸਤਸੰਗ-ਸਰੋਵਰ ਵਿਚ ਰਹਿ ਕੇ ਪ੍ਰਭੂ ਦੀ ਸਿਫਤਿ-ਸਾਲਾਹ ਦੇ) ਸੋਹਣੇ ਮੋਤੀ ਚੁਗ ਕੇ ਖਾਂਦੇ ਹਨ (ਤੇ ਇਸ ਤਰ੍ਹਾਂ) ਸਾਰੀਆਂ ਤਾਕਤਾਂ ਦੇ ਮਾਲਕ ਜਗਦੀਸ਼ ਦਾ ਹਿੱਸਾ (ਬਣੇ ਰਹਿੰਦੇ ਹਨ; ਜਗਦੀਸ਼ ਨਾਲ ਇੱਕ-ਰੂਪ ਹੋਏ ਰਹਿੰਦੇ ਹਨ) ।੧।

(ਸਤਸੰਗ ਸਰੋਵਰ ਦੀ ਇਸ) ਗੁਪਤ ਕਦਰ ਨੂੰ ਕੋਈ ਵਿਰਲਾ ਹੀ ਬੰਦਾ ਸਮਝਦਾ ਹੈ (ਜਗਤ ਆਮ ਤੌਰ ਤੇ ਤ੍ਰਿਗੁਣੀ ਸੰਸਾਰ ਦੀਆਂ ਗੱਲਾਂ ਕਰਦਾ ਹੈ) ਵੇਦ (ਭੀ) ਤ੍ਰਿਗੁਣੀ ਸੰਸਾਰ ਦਾ ਹੀ ਜ਼ਿਕਰ ਕਰਦਾ ਹੈ । (ਸਤਸੰਗ ਵਿਚ ਰਹਿ ਕੇ) ਜਿਸ ਮਨੁੱਖ ਦੀ ਸੁਰਤਿ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਦੀ ਸੂਝ ਵਿਚ ਲੀਨ ਰਹਿੰਦੀ ਹੈ, ਉਹ ਆਪਣੇ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉੱਚੀ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।੨।

(ਸਤਸੰਗ ਸਰੋਵਰ ਵਿਚ ਚੁੱਭੀ ਲਾਣ ਵਾਲਾ ਮਨੁੱਖ) ਮਾਇਆ ਦੇ ਪ੍ਰਭਾਵ ਤੋਂ ਸੁਤੰਤ੍ਰ ਹੈ, ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦਾ ਹੈ, ਪ੍ਰੇਮ ਵਿਚ ਟਿਕ ਕੇ ਸਿਮਰਨ ਕਰਦਾ ਹੈ; ਰਾਜਿਆਂ ਦੇ ਰਾਜੇ ਪ੍ਰਭੂ ਵਿਚ (ਜੁੜਿਆ ਰਹਿ ਕੇ) ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ ।

(ਪਰ ਹੇ ਪ੍ਰਭੂ ! ਇਹ ਤੇਰੀ ਹੀ ਮੇਹਰ ਹੈ) ਤੂੰ ਮੇਹਰ ਕਰ ਕੇ ਜਿਸ ਨੂੰ (ਮਾਇਆ ਦੇ ਅਸਰ ਤੋਂ) ਬਚਾ ਲੈਂਦਾ ਹੈਂ (ਉਹ ਬਚ ਜਾਂਦਾ ਹੈ), ਤੂੰ ਆਪਣੇ ਨਾਮ ਦੀ ਬੇੜੀ ਵਿਚ (ਬੜੇ ਬੜੇ) ਪੱਥਰ (-ਦਿਲਾਂ) ਨੂੰ ਤਾਰ ਲੈਂਦਾ ਹੈਂ ।੩।

(ਜੋ ਮਨੁੱਖ ਸਤਸੰਗ ਵਿਚ ਟਿਕਿਆ ਉਸ ਨੇ) ਤਿੰਨਾਂ ਭਵਨਾਂ ਵਿਚ ਪ੍ਰਭੂ ਦੀ ਜੋਤਿ ਵੇਖ ਲਈ, ਉਸ ਨੇ ਸਾਰੇ ਜਗਤ ਵਿਚ ਵੱਸਦੇ ਨੂੰ ਪਛਾਣ ਲਿਆ, ਉਸ ਦੀ ਸੁਰਤਿ ਮਾਇਆ ਦੇ ਮੋਹ ਵਲੋਂ ਪਰਤ ਪਈ, ਉਸ ਨੇ ਪਰਮਾਤਮਾ ਦਾ ਨਿਵਾਸ-ਥਾਂ ਆਪਣੇ ਹਿਰਦੇ ਵਿਚ ਲਿਆ ਬਣਾਇਆ, ਉਹ ਸੁਰਤਿ ਜੋੜ ਕੇ ਦਿਨ ਰਾਤ ਭਗਤੀ ਕਰਦਾ ਹੈ ।

ਨਾਨਕ ਅਜੇਹੇ (ਵਡਭਾਗੀ ਸੰਤ) ਜਨਾਂ ਦੀ ਚਰਨੀਂ ਲਗਦਾ ਹੈ ।੪।੧੨।

ਆਸਾ ਮਹਲਾ ੧ ॥ ਗੁਰਮਤਿ ਸਾਚੀ ਹੁਜਤਿ ਦੂਰਿ ॥ ਬਹੁਤੁ ਸਿਆਣਪ ਲਾਗੈ ਧੂਰਿ ॥ ਲਾਗੀ ਮੈਲੁ ਮਿਟੈ ਸਚ ਨਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥੧॥ ਹੈ ਹਜੂਰਿ ਹਾਜਰੁ ਅਰਦਾਸਿ ॥ ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥ ਕੂੜੁ ਕਮਾਵੈ ਆਵੈ ਜਾਵੈ ॥ ਕਹਣਿ ਕਥਨਿ ਵਾਰਾ ਨਹੀ ਆਵੈ ॥ ਕਿਆ ਦੇਖਾ ਸੂਝ ਬੂਝ ਨ ਪਾਵੈ ॥ ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥ ਜੋ ਜਨਮੇ ਸੇ ਰੋਗਿ ਵਿਆਪੇ ॥ ਹਉਮੈ ਮਾਇਆ ਦੁਖਿ ਸੰਤਾਪੇ ॥ ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥ ਸਤਿਗੁਰੁ ਸੇਵਿ ਅੰਮ੍ਰਿਤੁ ਰਸੁ ਚਾਖੇ ॥੩॥ ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥ ਸਤਿਗੁਰੁ ਸੇਵਿ ਅੰਮ੍ਰਿਤੁ ਸਬਦੁ ਭਾਖੈ ॥ ਸਾਚੈ ਸਬਦਿ ਮੁਕਤਿ ਗਤਿ ਪਾਏ ॥ ਨਾਨਕ ਵਿਚਹੁ ਆਪੁ ਗਵਾਏ ॥੪॥੧੩॥ {ਪੰਨਾ ੩੫੨}

**ਪਦ ਅਰਥ :**—ਹੁਜਤਿ—ਦਲੀਲ-ਬਾਜ਼ੀ, ਅਸਰਧਾ । ਧੂਰਿ—ਮੈਲ । ਨਾਇ—ਨਾਮ ਦੀ ਰਾਹੀਂ । ਗੁਰ ਪਰਸਾਦਿ—ਗੁਰੂ ਦੀ ਕਿਰਪਾ ਨਾਲ ।੧।

ਹਜੂਰਿ—ਅੰਗ ਸੰਗ । ਹਾਜਰੁ—ਹਾਜ਼ਰ ਹੋ ਕੇ, ਇਕ-ਮਨ ਹੋ ਕੇ । ਸਾਚੁ—ਇਹ ਯਕੀਨ ਜਾਣੇ । ਪ੍ਰਭ ਪਾਸਿ—ਪ੍ਰਭੂ ਦੇ ਕੋਲ, ਪ੍ਰਭੂ ਜਾਣਦਾ ਹੈ ।੧। ਰਹਾਉ।



ਕੂੜੁ—ਹੁੱਜਤ ਆਦਿਕ ਵਿਅਰਥ ਕੰਮ । ਵਾਰਾ—ਅੰਤ । ਕਹਣਿ ਕਥਨਿ—ਕਹਣ ਵਿਚ ਕਥਨ ਵਿਚ, ਵਿਅਰਥ ਗੱਲਾਂ ਵਿਚ । ਕਿਆ ਦੇਖਾ—ਉਸ ਨੇ ਵੇਖਿਆ ਕੁਝ ਨਹੀਂ । ਮਨਿ—ਮਨ ਵਿਚ । ਤ੍ਰਿਪਤਿ—ਸ਼ਾਂਤੀ । ੨।

ਰੋਗਿ—ਰੋਗ ਵਿਚ । ਵਿਆਪੇ—ਗ੍ਰਸੇ ਹੋਏ । ਹਉਮੈ—ਮੈਂ ਮੈਂ, ਅਹੰਕਾਰ, ਵਡੱਪਣ ਦੀ ਲਾਲਸਾ । ਬਾਚੇ—ਬਚੇ । ਪ੍ਰਭਿ—ਪ੍ਰਭੂ ਨੇ । ੩।

ਚਲਤਉ—ਚੰਚਲ । ਸੇਵਿ—ਸੇਵ ਕੇ, ਹੁਕਮ ਵਿਚ ਤੁਰ ਕੇ । ਭਾਖੈ—ਉਚਾਰਦਾ ਹੈ । ਸਬਦਿ—ਸ਼ਬਦ ਦੀ ਰਾਹੀਂ । ਵਿਚਹੁ—ਆਪਣੇ ਅੰਦਰੋਂ । ਆਪੁ—ਆਪਾ-ਭਾਵ, ਸੁਆਰਥ । ੪।

**ਅਰਥ :**—(ਹੇ ਭਾਈ ! ) ਪਰਮਾਤਮਾ ਹਰ ਵੇਲੇ ਸਾਡੇ ਅੰਗ-ਸੰਗ ਹੈ, ਇਕ-ਮਨ ਹੋ ਕੇ ਉਸ ਦੇ ਅੱਗੇ ਅਰਦਾਸ ਕਰੋ । ਇਹ ਯਕੀਨ ਜਾਣੋ ਕਿ ਹਰੇਕ ਜੀਵ ਦਾ ਦੁੱਖ-ਸੁਖ ਉਹ ਕਰਤਾਰ ਪ੍ਰਭੂ ਜਾਣਦਾ ਹੈ । ੧। ਰਹਾਉ ।

ਜੇ ਮਨੁੱਖ ਗੁਰੂ ਦੀ (ਇਸ) ਮਤਿ ਨੂੰ ਦ੍ਰਿੜ ਕਰ ਕੇ ਧਾਰਦਾ ਹੈ, (ਪਰਮਾਤਮਾ ਦੀ ਅੰਗ-ਸੰਗਤਾ ਬਾਰੇ) ਉਸ ਮਨੁੱਖ ਦੀ ਅਸਰਧਾ ਦੂਰ ਹੋ ਜਾਂਦੀ ਹੈ । (ਗੁਰੂ ਦੀ ਮਤਿ ਉਤੇ ਸਰਧਾ ਦੇ ਥਾਂ) ਮਨੁੱਖ ਦੀਆਂ ਆਪਣੀਆਂ ਬਹੁਤੀਆਂ ਚਤੁਰਾਈਆਂ ਨਾਲ ਮਨ ਵਿਚ (ਵਿਕਾਰਾਂ ਦੀ) ਮੈਲ ਇਕੱਠੀ ਹੁੰਦੀ ਹੈ । ਇਹ ਇਕੱਠੀ ਹੋਈ ਮੈਲ ਸਦਾ-ਥਿਰ ਪ੍ਰਭੂ ਦੇ ਨਾਮ ਦੀ ਰਾਹੀਂ ਹੀ ਮਿਟ ਸਕਦੀ ਹੈ, ਤੇ, ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਟਿਕਾ ਕੇ ਰੱਖ ਸਕਦਾ ਹੈ । ੧।

ਜੇ ਮਨੁੱਖ (ਅਸਰਧਾ-ਭਰੀਆਂ ਚਤੁਰਾਈਆਂ ਦੀ) ਵਿਅਰਥ ਕਮਾਈ ਕਰਦਾ ਹੈ ਉਹ ਜਨਮ-ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਉਸ ਦੀਆਂ ਇਹ ਵਿਅਰਥ ਗੱਲਾਂ ਕਦੇ ਮੁੱਕਦੀਆਂ ਹੀ ਨਹੀਂ । (ਅਗਿਆਨੀ ਅੰਨ੍ਹੇ ਨੇ ਹੁੱਦਤਾਂ ਵਿਚ ਹੀ ਰਹਿ ਕੇ) ਅਸਲੀਅਤ ਵੇਖੀ ਨਹੀਂ, ਇਸ ਵਾਸਤੇ ਉਸ ਨੂੰ ਕੋਈ ਸਮਝ ਨਹੀਂ ਆਉਂਦੀ, ਤੇ, ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ । ੨।

ਜੇ ਭੀ ਜੀਵ ਜਗਤ ਵਿਚ ਜਨਮ ਲੈਂਦੇ ਹਨ (ਪਰਮਾਤਮਾ ਦੀ ਹਸਤੀ ਵਲੋਂ ਅਸਰਧਾ ਦੇ ਕਾਰਨ) ਆਤਮਕ ਰੋਗ ਵਿਚ ਦਬੇ ਰਹਿੰਦੇ ਹਨ, ਤੇ, ਹਉਮੈ ਦੇ ਦੁੱਖ ਵਿਚ, ਮਾਇਆ ਦੇ ਮੋਹ ਦੇ ਦੁੱਖ ਵਿਚ ਉਹ ਕਲੇਸ਼ ਪਾਂਦੇ ਰਹਿੰਦੇ ਹਨ । ਇਸ ਰੋਗ ਤੋਂ ਇਸ ਦੁੱਖ ਤੋਂ ਉਹੀ ਮਨੁੱਖ ਬਚਦੇ ਹਨ, ਜਿਨ੍ਹਾਂ ਦੀ ਪ੍ਰਭੂ ਨੇ ਆਪ ਰਾਖੀ ਕੀਤੀ; ਜਿਨ੍ਹਾਂ ਨੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਅੰਮ੍ਰਿਤ-ਨਾਮ ਚੱਖਿਆ । ੩।

ਜੇ ਮਨੁੱਖ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ-ਰਸ ਚੱਖਦਾ ਹੈ, ਤੇ ਚੰਚਲ ਮਨ ਨੂੰ ਕਾਬੂ ਵਿਚ ਰੱਖਦਾ ਹੈ, ਜੇ ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਅਟੱਲ ਆਤਮਕ ਜੀਵਨ ਦੇਣ ਵਾਲੀ ਸਿਫਤਿ-ਸਾਲਾਹ ਦੀ ਬਾਣੀ ਉਚਾਰਦਾ ਹੈ, ਉਹ ਮਨੁੱਖ ਇਸ ਸੱਚੀ ਬਾਣੀ ਦੀ ਰਾਹੀਂ ਵਿਕਾਰਾਂ ਤੋਂ ਖਲਾਸੀ ਹਾਸਲ ਕਰ ਲੈਂਦਾ ਹੈ, ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ, ਤੇ, ਹੇ ਨਾਨਕ ! ਉਹ ਆਪਣੇ ਅੰਦਰੋਂ (ਆਪਣੀ ਸਿਆਣਪ ਦਾ) ਅਹੰਕਾਰ ਦੂਰ ਕਰ ਲੈਂਦਾ ਹੈ । ੪। ੧੩।

ਆਸਾ ਮਹਲਾ ੧ ॥ ਜੇ ਤਿਨਿ ਕੀਆ ਸੇ ਸਚੁ ਥੀਆ ॥ ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥ ਹਿਰਦੈ ਨਾਮੁ, ਨਾਹੀ ਮਨਿ ਭੰਗੁ ॥ ਅਨਦਿਨੁ ਨਾਲਿ ਪਿਆਰੇ ਸੰਗੁ ॥੧॥ ਹਰਿ ਜੀਉ ਰਾਖਹੁ ਅਪਨੀ ਸਰਣਾਈ ॥ ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥ ਕਰਮ ਧਰਮ ਸਚੁ ਸਾਚਾ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਜੇ ਹਰਿ ਰਾਤੇ ਸੇ ਜਨ ਪਰਵਾਣੁ ॥ ਤਿਨ ਕੀ ਸੰਗਤਿ ਪਰਮ ਨਿਧਾਨੁ ॥੨॥ ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥ ਹਰਿ ਸਿਉ ਰਾਤੀ ਸਬਦੁ ਵੀਚਾਰੀ ॥ ਆਪਿ ਤਰੈ ਸੰਗਤਿ ਕੁਲ ਤਾਰੈ ॥ ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥ ਹਮਰੀ ਜਾਤਿ ਪਤਿ ਸਚੁ ਨਾਉ ॥ ਕਰਮ ਧਰਮ ਸੰਜਮੁ ਸਤ ਭਾਉ ॥ ਨਾਨਕ ਬਖਸੇ ਪੂਛ ਨ ਹੋਇ ॥ ਦੂਜਾ ਮੇਟੇ ਏਕੇ ਸੋਇ ॥੪॥੧੪॥ {ਪੰਨਾ ੩੫੨}

ਪਦ ਅਰਥ :—ਜੋ—ਜਿਸ ਜੀਵ ਨੂੰ । ਤਿਨਿ—ਉਸ (ਪਰਮਾਤਮਾ) ਨੇ । ਕੀਆ—ਆਪਣਾ ਬਣਾ ਲਿਆ । ਸਚੁ—  
ਸਦਾ-ਬਿਰ ਪ੍ਰਭੂ (ਦਾ ਰੂਪ) । ਸਤਿਗੁਰਿ—ਸਤਿਗੁਰੂ ਨੇ । ਅੰਮ੍ਰਿਤ—ਅਟੱਲ ਆਤਮਕ ਜੀਵਨ ਦੇਣ ਵਾਲਾ । ਮਨਿ—  
ਮਨ ਵਿਚ । ਭੰਗੁ—ਤੋਟ, ਪਰਮਾਤਮਾ ਦੇ ਨਾਮ ਨਾਲੋਂ ਵਿਛੋੜਾ । ਅਨਦਿਨੁ—ਹਰ ਰੋਜ਼ । ੧।

ਰਾਖਹੁ—ਰੱਖਦੇ ਹੋ । ਨਉ ਨਿਧਿ—ਨੌ ਖਜ਼ਾਨੇ । ੧। ਰਹਾਉ ।

ਕਰਮ—ਜੱਗ ਆਦਿਕ ਕਰਮ । ਧਰਮ—ਵਰਨਾਸ਼੍ਰਮ ਦੇ ਨੀਯਤ ਕੀਤੇ ਫ਼ਰਜ਼ । ਸਚੁ—ਸਦਾ-ਬਿਰ ਪ੍ਰਭੂ (ਦਾ  
ਸਿਮਰਨ) । ਪਰਮ—ਸਭ ਤੋਂ ਉੱਚਾ । ਨਿਧਾਨੁ—ਖਜ਼ਾਨਾ । ੨।

ਵਰੁ—ਪਤੀ, ਖਸਮ । ਜਿਨਿ—ਜਿਸ ਨੇ । ਧਨ—ਭਾਗਾਂ ਵਾਲੀ । ਰਾਤੀ—ਰੱਤੀ ਹੋਈ । ਤਤੁ—ਸਾਰ ਵਸਤ, ਮਨੁੱਖਾ  
ਜਨਮ ਦਾ ਅਸਲ ਲਾਭ । ੩।

ਸਤ ਭਾਉ—ਸੱਚਾ ਪਿਆਰ । ਦੂਜਾ—ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦਾ ਪਿਆਰ । ੪।

ਅਰਥ :—ਜਿਸ ਜੀਵ ਨੂੰ ਉਸ ਪਰਮਾਤਮਾ ਨੇ ਆਪਣਾ ਬਣਾ ਲਿਆ, ਉਹ ਉਸ ਸਦਾ-ਬਿਰ ਪ੍ਰਭੂ ਦਾ ਰੂਪ ਹੀ ਬਣ  
ਗਿਆ । ਉਸ ਨੂੰ ਸਤਿਗੁਰੂ ਨੇ ਅਟੱਲ ਆਤਮਕ ਜੀਵਨ ਦੇਣ ਵਾਲਾ ਹਰੀ-ਨਾਮ ਦੇ ਦਿੱਤਾ । ਉਸ ਜੀਵ ਦੇ ਹਿਰਦੇ  
ਵਿਚ (ਸਦਾ ਪ੍ਰਭੂ ਦਾ) ਨਾਮ ਵੱਸਦਾ ਹੈ, ਉਸ ਦੇ ਮਨ ਵਿਚ ਪ੍ਰਭੂ-ਚਰਨਾਂ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ, ਹਰ ਰੋਜ਼  
(ਹਰ ਵੇਲੇ) ਪਿਆਰੇ ਪ੍ਰਭੂ ਨਾਲ ਉਸ ਦਾ ਸਾਥ ਬਣਿਆ ਰਹਿੰਦਾ ਹੈ । ੧।

ਹੇ ਪ੍ਰਭੂ ਜੀ ! ਜਿਸ ਮਨੁੱਖ ਨੂੰ ਤੂੰ ਆਪਣੀ ਸਰਨ ਵਿਚ ਰੱਖਦਾ ਹੈਂ, ਗੁਰੂ ਦੀ ਕਿਰਪਾ ਨਾਲ ਉਹ ਤੇਰੇ ਨਾਮ ਦਾ ਸੁਆਦ  
ਚੱਖ ਲੈਂਦਾ ਹੈ; ਉਸ ਨੂੰ ਤੇਰਾ ਉੱਤਮ ਨਾਮ ਮਿਲ ਜਾਂਦਾ ਹੈ (ਜੋ ਉਸ ਦੇ ਵਾਸਤੇ, ਮਾਨੋ) ਨੌ ਖਜ਼ਾਨੇ ਹਨ (ਭਾਵ, ਧਰਤੀ  
ਦਾ ਸਾਰਾ ਹੀ ਧਨ-ਪਦਾਰਥ ਨਾਮ ਦੇ ਟਾਕਰੇ ਤੇ ਉਸ ਨੂੰ ਤੁੱਛ ਜਾਪਦਾ ਹੈ) । ੧। ਰਹਾਉ ।

ਮੈਂ ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ ਜੋ ਪ੍ਰਭੂ ਦੇ ਸਦਾ-ਬਿਰ ਨਾਮ ਨੂੰ ਹੀ ਸਭ ਤੋਂ ਸ਼੍ਰੇਸ਼ਟ ਕਰਮ ਤੇ ਧਾਰਮਿਕ ਫ਼ਰਜ਼  
ਸਮਝਦਾ ਹੈ । ਪ੍ਰਭੂ ਦੀ ਹਜ਼ੂਰੀ ਵਿਚ ਉਹੀ ਮਨੁੱਖ ਕਬੂਲ ਹਨ ਜੋ ਪ੍ਰਭੂ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੀ  
ਸੰਗਤਿ ਕੀਤਿਆਂ ਸਭ ਤੋਂ ਕੀਮਤੀ (ਨਾਮ) ਖਜ਼ਾਨਾ ਮਿਲਦਾ ਹੈ । ੨।

ਉਹ ਜੀਵ-ਇਸਤ੍ਰੀ ਭਾਗਾਂ ਵਾਲੀ ਹੈ ਜਿਸ ਨੇ ਪ੍ਰਭੂ-ਪਤੀ (ਆਪਣੇ ਹਿਰਦੇ ਵਿਚ) ਲੱਭ ਲਿਆ ਹੈ, ਜੋ ਪ੍ਰਭੂ ਦੇ ਪਿਆਰ  
ਵਿਚ ਰੰਗੀ ਰਹਿੰਦੀ ਹੈ, ਜੋ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਨੂੰ (ਆਪਣੇ ਮਨ ਵਿਚ) ਵਿਚਾਰਦੀ ਹੈ । ਉਹ ਜੀਵ-  
ਇਸਤ੍ਰੀ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੀ ਹੈ, ਅਤੇ ਆਪਣੀ ਸੰਗਤ ਵਿਚ ਆਪਣੀ ਕੁਲ ਨੂੰ ਤਾਰ ਲੈਂਦੀ  
ਹੈ, ਸਤਿਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਮਨੁੱਖਾ ਜਨਮ ਦਾ ਅਸਲ ਲਾਭ ਉਹ ਆਪਣੀਆਂ ਅੱਖਾਂ ਦੇ ਸਾਹਮਣੇ ਰੱਖਦੀ  
ਹੈ । ੩।

(ਦੁਨੀਆ ਵਿਚ ਕਿਸੇ ਨੂੰ ਉੱਚੀ ਜਾਤਿ ਦਾ ਮਾਣ ਹੈ ਕਿਸੇ ਨੂੰ ਉੱਚੀ ਕੁਲ ਦਾ ਧਰਵਾਸ ਹੈ । ਹੇ ਪ੍ਰਭੂ ! ਮੇਹਰ ਕਰ)  
ਤੇਰਾ ਸਦਾ-ਬਿਰ ਰਹਿਣ ਵਾਲਾ ਨਾਮ ਹੀ ਮੇਰੇ ਵਾਸਤੇ ਉੱਚੀ ਜਾਤਿ ਤੇ ਕੁਲ ਹੋਵੇ, ਤੇਰਾ ਸੱਚਾ ਪਿਆਰ ਹੀ ਮੇਰੇ ਲਈ  
ਧਾਰਮਿਕ ਕਰਮ, ਧਰਮ ਤੇ ਜੀਵਨ-ਜੁਗਤਿ ਹੋਵੇ ।

ਹੇ ਨਾਨਕ ! ਜਿਸ ਮਨੁੱਖ ਉੱਤੇ ਪ੍ਰਭੂ ਆਪਣੇ ਨਾਮ ਦੀ ਬਖਸ਼ਿਸ਼ ਕਰਦਾ ਹੈ (ਉਸ ਦਾ ਜਨਮਾਂ ਜਨਮਾਂਤਰਾਂ ਦਾ ਕਰਮਾਂ ਦਾ  
ਲੇਖਾ ਨਿਬੜ ਜਾਂਦਾ ਹੈ) ਉਸ ਪਾਸੋਂ (ਫਿਰ) ਕੀਤੇ ਕਰਮਾਂ ਦਾ ਲੇਖਾ ਨਹੀਂ ਪੁੱਛਿਆ ਜਾਂਦਾ, ਉਸ ਨੂੰ (ਹਰ ਪਾਸੇ) ਇਕ  
ਪ੍ਰਭੂ ਹੀ ਦਿੱਸਦਾ ਹੈ, ਪ੍ਰਭੂ ਤੋਂ ਬਿਨਾ ਕਿਸੇ ਹੋਰ ਦੀ ਹੋਂਦ ਦਾ ਖ਼ਿਆਲ ਹੀ ਉਸ ਦੇ ਅੰਦਰੋਂ ਮਿਟ ਜਾਂਦਾ ਹੈ । ੪। ੧੪।

ਆਸਾ ਮਹਲਾ ੧ ॥ ਇਕਿ ਆਵਹਿ ਇਕਿ ਜਾਵਹਿ ਆਈ ॥ ਇਕਿ ਹਰਿ ਰਾਤੇ ਰਹਹਿ ਸਮਾਈ ॥ ਇਕਿ ਧਰਨਿ ਗਗਨ  
ਮਹਿ ਠਉਰ ਨ ਪਾਵਹਿ ॥ ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥ ਗੁਰ ਪੂਰੇ ਤੇ ਗਤਿ ਮਿਤਿ ਪਾਈ ॥ ਇਹੁ  
ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥ ਜਿਨ੍ ਕਉ ਆਪਿ ਲਏ ਪ੍ਰਭੁ ਮੇਲਿ

॥ ਤਿਨ ਕਉ ਕਾਲੁ ਨ ਸਾਕੈ ਪੇਲਿ ॥ ਗੁਰਮੁਖਿ ਨਿਰਮਲ ਰਹਹਿ ਪਿਆਰੇ ॥ ਜਿਉ ਜਲ ਅੰਭ ਉਪਰਿ ਕਮਲ ਨਿਰਾਰੇ ॥੨॥ ਬੁਰਾ ਭਲਾ ਕਹੁ ਕਿਸ ਨੋ ਕਹੀਐ ॥ ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥ ਅਕਥੁ ਕਥਉ ਗੁਰਮਤਿ ਵੀਚਾਰੁ ॥ ਮਿਲਿ ਗੁਰਸੰਗਤਿ ਪਾਵਉ ਪਾਰੁ ॥੩॥ ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥ ਅਠਸਠਿ ਮਜਨੁ ਹਰਿ ਰਸੁ ਰੇਦ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥ ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥ {ਪੰਨਾ ੩੫੩}

**ਪਦ ਅਰਥ :**—ਇਕਿ—{ਪੜਨਾਂਵ ‘ਇਕ’ ਤੋਂ ਬਹੁ-ਵਚਨ} ਕਈ, ਅਨੇਕਾਂ ਜੀਵ । ਆਵਹਿ—ਜਗਤ ਵਿਚ ਜਨਮ ਲੈਂਦੇ ਹਨ । ਆਈ—ਆ ਕੇ, ਜਨਮ ਲੈ ਕੇ । ਜਾਵਹਿ—(ਖਾਲੀ ਹੀ) ਚਲੇ ਜਾਂਦੇ ਹਨ । ਰਹਹਿ ਸਮਾਈ—(ਪ੍ਰਭੂ-ਚਰਨਾਂ ਵਿਚ) ਲੀਨ ਰਹਿੰਦੇ ਹਨ । ਧਰਨਿ—ਧਰਤੀ । ਗਗਨ—ਆਕਾਸ਼ । ਮਹਿ—ਵਿਚ । ਠਉਰ—ਥਾਂ, ਮਨ ਦੇ ਟਿਕਣ ਲਈ ਥਾਂ । ਕਰਮਹੀਣ—ਨਿਭਾਗੇ ।੧।

ਗਤਿ—ਉੱਚੀ ਆਤਮਕ ਅਵਸਥਾ । ਮਿਤਿ—ਮਰਯਾਦਾ । ਬਿਖੁ—ਵਿਹੁ, ਜ਼ਹਰ । ਬਿਖੁ ਵਤ—ਵਿਹੁਲਾ । ਅਤਿ—ਬਹੁਤ । ਭਉਜਲੁ—ਘੁੰਮਣ ਘੇਰੀ ।੧।ਰਹਾਉ।

ਪੇਲਿ ਨ ਸਾਕੈ—ਪੀੜ ਨਹੀਂ ਸਕਦਾ, ਡੇਗ ਨਹੀਂ ਸਕਦਾ । ਕਾਲੁ—ਮੌਤ (ਦਾ ਡਰ) । ਨਿਰਮਲ—ਪਵਿਤ੍ਰ-ਆਤਮਾ । ਅੰਭ—ਪਾਣੀ । ਨਿਰਾਰੇ—ਨਿਰਲੇਪ ।੨।

ਕਹੁ—ਦੱਸੋ । ਸਚੁ—ਸਦਾ-ਥਿਰ ਰਹਿਣ ਵਾਲਾ ਹਰੀ । ਕਥਉ—ਮੈਂ ਕਥਦਾ ਹਾਂ । ਪਾਵਉ—ਮੈਂ ਲੱਭਦਾ ਹਾਂ । ਪਾਰੁ—ਪਾਰਲਾ ਬੰਨਾ {ਲਫਜ਼ ‘ਪਾਰਿ’ ਅਤੇ ‘ਪਾਰੁ’ ਦਾ ਫਰਕ ਚੇਤੇ ਰੱਖੋ । “ਹਰਿ ਪਾਰਿ ਲੰਘਾਈ” ਵਿਚ ਲਫਜ਼ ‘ਪਾਰਿ’ ਕ੍ਰਿਆ ਵਿਸ਼ੇਸ਼ਣ ਹੈ, ਇਸ ਦਾ ਅਰਥ ਹੈ ‘ਪਾਰਲੇ ਪਾਸੇ’ । ‘ਪਾਵਉ ਪਾਰੁ’ ਵਿਚ ‘ਪਾਰੁ’ ਨਾਂਵ ਹੈ, ਅਰਥ ਹੈ ‘ਪਾਰਲਾ ਬੰਨਾ’} ।੩।

ਸਾਸਤ—ਛੇ ਸ਼ਾਸਤ੍ਰ {ਵੇਦਾਂਤ, ਨਿਆਇ, ਯੋਗ, ਸਾਂਖ, ਮੀਮਾਂਸਾ, ਵੈਸ਼ੇਸ਼ਿਕ} । ਭੇਦ—ਵਖ ਵਖ ਵਿਚਾਰ । ਅਠਸਠਿ—ਅਠਾਹਠ । ਮਜਨੁ—ਚੁੱਭੀ, ਇਸ਼ਨਾਨ । ਰੇਦ—ਰਿਦੇ ਵਿਚ, ਹਿਰਦੇ ਵਿਚ । ਧੁਰਿ—ਧੁਰ ਤੋਂ, ਪ੍ਰਭੂ ਦੀ ਮੇਹਰ ਨਾਲ ।੪।

**ਅਰਥ :**—ਉੱਚੇ ਆਤਮਕ ਜੀਵਨ ਦੀ ਮਰਯਾਦਾ ਪੂਰੇ ਗੁਰੂ ਤੋਂ ਹੀ ਮਿਲਦੀ ਹੈ । ਇਹ ਸੰਸਾਰ ਇਕ ਬਹੁਤ ਵਿਹੁਲੀ ਘੁੰਮਣਘੇਰੀ ਹੈ, ਪਰਮਾਤਮਾ ਗੁਰੂ ਦੇ ਸ਼ਬਦ ਵਿਚ ਜੋੜ ਕੇ (ਤੇ ਉੱਚਾ ਆਤਮਕ ਜੀਵਨ ਬਖਸ਼ ਕੇ) ਇਸ ਵਿਚੋਂ ਪਾਰ ਲੰਘਾਂਦਾ ਹੈ ।੧।ਰਹਾਉ।

ਅਨੇਕਾਂ ਜੀਵ ਜਗਤ ਵਿਚ ਜਨਮ ਲੈਂਦੇ ਹਨ ਤੇ (ਉੱਚੀ ਆਤਮਕ ਅਵਸਥਾ ਦੀ ਪ੍ਰਾਪਤੀ ਤੋਂ ਬਿਨਾ) ਨਿਰੇ ਜੰਮਦੇ ਹੀ ਹਨ ਤੇ (ਫਿਰ ਇਥੋਂ) ਚਲੇ ਜਾਂਦੇ ਹਨ । ਪਰ ਇਕ (ਸੁਭਾਗੇ ਐਸੇ) ਹਨ ਜੋ ਪ੍ਰਭੂ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ ਤੇ ਪ੍ਰਭੂ ਦੀ ਯਾਦ ਵਿਚ ਰਹਿੰਦੇ ਹਨ । ਜੇਹੜੇ ਬੰਦੇ ਪ੍ਰਭੂ ਦਾ ਨਾਮ ਨਹੀਂ ਸਿਮਰਦੇ ਹਨ ਉਹ ਅਭਾਗੇ ਹਨ (ਉਹਨਾਂ ਦੇ ਮਨ ਸਦਾ ਭਟਕਦੇ ਰਹਿੰਦੇ ਹਨ) ਸਾਰੀ ਸ੍ਰਿਸ਼ਟੀ ਵਿਚ ਉਹਨਾਂ ਨੂੰ ਕਿਤੇ ਸ਼ਾਂਤੀ ਲਈ ਥਾਂ ਨਹੀਂ ਲੱਭਦੀ ।੧।

ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਆਪ ਆਪਣੀ ਯਾਦ ਵਿਚ ਜੋੜਦਾ ਹੈ, ਉਹਨਾਂ ਨੂੰ ਮੌਤ ਦਾ ਡਰ ਢਾਹ ਨਹੀਂ ਸਕਦਾ, ਗੁਰੂ ਦੇ ਸਨਮੁਖ ਰਹਿ ਕੇ (ਮਾਇਆ ਵਿਚ ਵਰਤਦੇ ਹੋਏ ਭੀ) ਉਹ ਪਿਆਰੇ ਇਉਂ ਪਵਿਤ੍ਰ-ਆਤਮਾ ਰਹਿੰਦੇ ਹਨ ਜਿਵੇਂ ਪਾਣੀ ਵਿਚ ਕੌਲ-ਫੁੱਲ ਨਿਰਲੇਪ ਰਹਿੰਦੇ ਹਨ ।੨।

ਪਰ ਨਾਹ ਕਿਸੇ ਨੂੰ ਮਾੜਾ ਤੇ ਨਾਹ ਕਿਸੇ ਨੂੰ ਚੰਗਾ ਕਿਹਾ ਜਾ ਸਕਦਾ ਹੈ ਕਿਉਂਕਿ ਹਰੇਕ ਵਿਚ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ । ਹਾਂ, ਉਹ ਸਦਾ-ਥਿਰ ਪ੍ਰਭੂ ਲੱਭਦਾ ਹੈ ਗੁਰੂ ਦੇ ਸਨਮੁਖ ਹੋਇਆਂ ਹੀ । ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ, ਗੁਰੂ ਦੀ ਮਤਿ ਲਿਆਂ ਹੀ ਮੈਂ ਉਸ ਦੇ (ਕੁਝ) ਗੁਣ ਕਹਿ ਸਕਦਾ ਹਾਂ ਤੇ ਵਿਚਾਰ ਸਕਦਾ ਹਾਂ । ਗੁਰੂ ਦੀ ਸੰਗਤਿ ਵਿਚ ਰਹਿ ਕੇ ਹੀ ਮੈਂ (ਇਸ ਵਿਹੁਲੀ ਘੁੰਮਣਘੇਰੀ ਦਾ) ਪਾਰਲਾ ਬੰਨਾ ਲੱਭ ਸਕਦਾ ਹਾਂ ।੩।

(ਹੇ ਭਾਈ ! ) ਪਰਮਾਤਮਾ ਦੇ ਨਾਮ ਦਾ ਆਨੰਦ ਹਿਰਦੇ ਵਿਚ ਮਾਣੇ—ਇਹੀ ਹੈ ਵੇਦਾਂ ਸ਼ਾਸਤ੍ਰਾਂ ਸਿਮ੍ਰਿਤੀਆਂ ਦੇ ਵਖ ਵਖ ਵਿਚਾਰ ਵਿਚਾਰਨੇ, ਇਹੀ ਹੈ ਅਠਾਹਠ ਤੀਰਥਾਂ ਦਾ ਇਸ਼ਨਾਨ । ਗੁਰੂ ਦੇ ਸਨਮੁਖ ਰਹਿ ਕੇ (ਨਾਮ ਦਾ ਆਨੰਦ ਲਿਆਂ) ਜੀਵਨ ਪਵਿਤ੍ਰ ਰਹਿੰਦਾ ਹੈ ਤੇ ਵਿਕਾਰਾਂ ਦੀ ਮੈਲ ਨਹੀਂ ਲਗਦੀ । ਹੇ ਨਾਨਕ ! ਧੁਰੋਂ ਪਰਮਾਤਮਾ ਵਲੋਂ ਹੀ ਮੇਹਰ ਹੋਵੇ ਤਾਂ ਨਾਮ ਹਿਰਦੇ ਵਿਚ ਵੱਸਦਾ ਹੈ ।੪।੧੫।

ਆਸਾ ਮਹਲਾ ੧ ॥ ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥ ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥ ਬੋਲਹੁ ਰਾਮੁ ਕਰੇ ਨਿਸਤਾਰਾ ॥ ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥ ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥ ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥ ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥ ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥ ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥ ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥ {ਪੰਨਾ ੩੫੩}

ਪਦ ਅਰਥ :—ਨਿਵਿ—ਨਿਵ ਕੇ । ਪਾਇ—ਪੈਰੀਂ । ਲਗਉ—ਮੈਂ ਲੱਗਾਂ । ਆਤਮ ਰਾਮੁ—ਆਪਣੇ ਅੰਦਰ ਵੱਸਦਾ ਰਾਮ । ਨਿਹਾਰਿਆ—ਮੈਂ ਵੇਖਿਆ ਹੈ । ਰਵਿਆ—ਸਿਮਰਿਆ ਹੈ । ਦੇਖਿ—ਵੇਖ ਕੇ ।੧।

ਲਾਭੈ—ਲੱਭਦਾ ਹੈ ।੧।ਰਹਾਉ।

ਰਵਨੀ—ਰਵਾਣੀ, ਜ਼ਬਾਨੀ ਜ਼ਬਾਨੀ । ਰਵੈ—ਜੋ ਬੋਲਦਾ ਹੈ । ਭਰਮੁ—ਭਟਕਣਾ । ਤਾ—ਤਦੋਂ । ਕੋ—ਕੋਈ ਮਨੁੱਖ । ਲੇਖੈ ਪਾਈ—ਕਬੂਲ ਹੁੰਦਾ ਹੈ ।੨।

ਭਗਤਿ ਪ੍ਰਿਅ—ਪਿਆਰੇ ਦੀ ਭਗਤੀ । ਸੁਖ ਸਾਗਰੁ—ਸੁਖਾਂ ਦਾ ਸਮੁੰਦਰ (ਪ੍ਰਭੂ) । ਉਰ ਧਾਰੇ—ਹਿਰਦੇ ਵਿਚ ਟਿਕਾਂਦਾ ਹੈ । ਵਛਲੁ—{ਕਲ੍ਸਲ} ਪਿਆਰ ਕਰਨ ਵਾਲਾ । ਜਗ ਜੀਵਨੁ—ਜਗਤ ਦਾ ਦਾਤਾ (ਪ੍ਰਭੂ) ।੩।

ਜੂਝਿ—ਜੂਝ ਕੇ, ਲੜ ਕੇ, ਤਕੜਾ ਟਾਕਰਾ ਕਰ ਕੇ । ਮਨਸਾ—ਮਨ ਦਾ ਫੁਰਨਾ । ਮਨਹਿ—ਮਨ ਵਿਚ ਹੀ । ਸਮਾਏ—ਲੀਨ ਕਰ ਦੇਵੇ । ਸਹਜ ਭਾਇ—ਸੌਖੇ ਹੀ ।੪।

ਅਰਥ :—(ਹੇ ਭਾਈ ! ) ਪਰਮਾਤਮਾ ਦਾ ਨਾਮ ਸਿਮਰੋ, ਸਿਮਰਨ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ । ਜਦੋਂ ਗੁਰੂ ਦੀ ਕਿਰਪਾ ਨਾਲ ਕੀਮਤੀ ਹਰੀ-ਨਾਮ ਲੱਭ ਪੈਂਦਾ ਹੈ ਅੰਦਰੋਂ ਅਗਿਆਨਤਾ ਦਾ ਹਨੇਰਾ ਮਿਟ ਜਾਂਦਾ ਹੈ, ਤੇ ਗਿਆਨ ਦਾ ਚਾਨਣ ਹੋ ਜਾਂਦਾ ਹੈ ।੧।ਰਹਾਉ।

ਮੈਂ ਮੁੜ ਮੁੜ ਆਪਣੇ ਗੁਰੂ ਦੇ ਚਰਨੀ ਲਗਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਅੰਦਰ ਵੱਸਦਾ ਹੋਇਆ ਰਾਮ ਵੇਖ ਲਿਆ ਹੈ । (ਗੁਰੂ ਦੀ ਸਹਾਇਤਾ ਨਾਲ) ਪਰਮਾਤਮਾ ਦੇ ਗੁਣਾਂ ਦਾ ਵਿਚਾਰ ਕਰ ਕੇ ਮੈਂ ਉਸ ਨੂੰ ਆਪਣੇ ਹਿਰਦੇ ਵਿਚ ਸਿਮਰ ਰਿਹਾ ਹਾਂ, ਹਿਰਦੇ ਵਿਚ ਮੈਂ ਉਸ ਦਾ ਦੀਦਾਰ ਕਰ ਰਿਹਾ ਹਾਂ, ਉਸ ਦੀਆਂ ਸਿਫਤਾਂ ਨੂੰ ਵਿਚਾਰ ਰਿਹਾ ਹਾਂ ।੧।

(ਜੇਹੜਾ ਮਨੁੱਖ ਸਿਮਰਨ ਤਾਂ ਨਹੀਂ ਕਰਦਾ, ਪਰ) ਨਿਰੀਆਂ ਜ਼ਬਾਨੀ ਜ਼ਬਾਨੀ (ਬ੍ਰਹਮ-ਗਿਆਨ ਦੀਆਂ) ਗੱਲਾਂ ਕਰਦਾ ਹੈ, ਉਸ ਦੇ (ਮਾਇਆ ਵਾਲੇ) ਬੰਧਨ ਟੁੱਟਦੇ ਨਹੀਂ ਹਨ, ਉਹ ਹਉਮੈ ਵਿਚ ਹੀ ਫਸਿਆ ਰਹਿੰਦਾ ਹੈ (ਭਾਵ, ਮੈਂ ਵੱਡਾ ਬਣ ਜਾਵਾਂ ਮੈਂ ਵੱਡਾ ਬਣ ਜਾਵਾਂ—ਇਸੇ ਘੁੰਮਣਘੇਰੀ ਵਿਚ ਰਹਿੰਦਾ ਹੈ), ਉਸ ਦੇ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ । ਜਦੋਂ ਪੂਰਾ ਗੁਰੂ ਮਿਲੇ ਤਦੋਂ ਹੀ ਹਉਮੈ ਟੁੱਟਦੀ ਹੈ, ਤਦੋਂ ਹੀ ਮਨੁੱਖ (ਪ੍ਰਭੂ ਦੀ ਹਜ਼ੂਰੀ ਵਿਚ) ਪਰਵਾਨ ਹੁੰਦਾ ਹੈ ।੨।

ਜੇਹੜਾ ਮਨੁੱਖ ਹਰੀ-ਨਾਮ ਸਿਮਰਦਾ ਹੈ, ਪਿਆਰੇ ਦੀ ਭਗਤੀ ਕਰਦਾ ਹੈ, ਸੁਖਾਂ ਦੇ ਸਮੁੰਦਰ ਪ੍ਰੀਤਮ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਮਨੁੱਖ ਨੂੰ ਭਗਤੀ ਨੂੰ ਪਿਆਰ ਕਰਨ ਵਾਲਾ ਪ੍ਰਭੂ ਜਗਤ ਦੀ ਜ਼ਿੰਦਗੀ ਦਾ ਆਸਰਾ ਪ੍ਰਭੂ ਸ੍ਰੇਸ਼ਟ ਮਤਿ ਦੇਣ ਵਾਲਾ ਪ੍ਰਭੂ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੩।

ਜੇਹੜਾ ਜੀਵ ਆਪਣੇ ਮਨ ਨਾਲ ਤਕੜਾ ਟਾਕਰਾ ਕਰ ਕੇ ਹਉਮੈ ਵਲੋਂ ਮਰ ਜਾਂਦਾ ਹੈ (ਭਾਵ, ਹਉਮੈ ਨੂੰ ਮੁਕਾ ਲੈਂਦਾ ਹੈ), ਮਨ ਦੇ ਫੁਰਨੇ ਨੂੰ ਮਨ ਦੇ ਅੰਦਰ ਹੀ (ਪ੍ਰਭੂ ਦੀ ਯਾਦ ਵਿਚ) ਲੀਨ ਕਰ ਦੇਂਦਾ ਹੈ, ਉਹ ਪ੍ਰਭੂ ਨੂੰ ਲੱਭ ਲੈਂਦਾ ਹੈ । ਹੇ ਨਾਨਕ ! ਜਗਤ ਦਾ ਜੀਵਨ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ, ਉਹ ਅਡੋਲ-ਚਿੱਤ ਰਹਿ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿੰਦਾ ਹੈ ।੪।੧੬।

ਆਸਾ ਮਹਲਾ ੧ ॥ ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥ ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥੧॥ ਐਸਾ ਗੁਰਮਤਿ ਰਮਤੁ ਸਰੀਰਾ ॥ ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ ॥੧॥ ਰਹਾਉ ॥ ਅਨਤ ਤਰੰਗ ਭਗਤਿ ਹਰਿ ਰੰਗਾ ॥ ਅਨਦਿਨੁ ਸੂਚੇ ਹਰਿ ਗੁਣ ਸੰਗਾ ॥ ਮਿਥਿਆ ਜਨਮੁ ਸਾਕਤ ਸੰਸਾਰਾ ॥ ਰਾਮ ਭਗਤਿ ਜਨੁ ਰਹੈ ਨਿਰਾਰਾ ॥੨॥ ਸੂਚੀ ਕਾਇਆ ਹਰਿ ਗੁਣ ਗਾਇਆ ॥ ਆਤਮੁ ਚੀਨਿ ਰਹੈ ਲਿਵ ਲਾਇਆ ॥ ਆਦਿ ਅਪਾਰੁ ਅਪਰੰਪਰੁ ਹੀਰਾ ॥ ਲਾਲਿ ਰਤਾ ਮੇਰਾ ਮਨੁ ਧੀਰਾ ॥੩॥ ਕਥਨੀ ਕਹਹਿ ਕਹਹਿ ਸੇ ਮੂਏ ॥ ਸੇ ਪ੍ਰਭੂ ਦੂਰਿ ਨਾਹੀ ਪ੍ਰਭੂ ਤੂੰ ਹੈ ॥ ਸਭੁ ਜਗੁ ਦੇਖਿਆ ਮਾਇਆ ਛਾਇਆ ॥ ਨਾਨਕ ਗੁਰਮਤਿ ਨਾਮੁ ਧਿਆਇਆ ॥੪॥੧੭॥ {ਪੰਨਾ ੩੫੩}

ਪਦ ਅਰਥ :—ਸਮਝਿ ਰਹੇ—ਜੋ ਗਿਆਨਵਾਨ ਹੋ ਗਏ । ਕਿਸੇ ਪੜਾਵਹਿ—ਆਪਣੀ ਵਿੱਦਿਆ ਦਾ ਦਿਖਾਵਾ ਕਿਸੇ ਅੱਗੇ ਨਹੀਂ ਕਰਦੇ । ਗੁਣਿ—ਵਿਚਾਰ ਕੇ । ਸੰਤੋਖਿ—ਸੰਤੋਖ ਵਿਚ । ਰਹੇ—ਰਹਿੰਦੇ ਹਨ; ਜੀਵਨ ਬਿਤੀਤ ਕਰਦੇ ਹਨ ।੧।

ਐਸਾ ਹਰਿ—ਅਜੇਹਾ ਪਰਮਾਤਮਾ । ਰਮਤੁ ਸਰੀਰਾ—ਜੋ ਸਭ ਸਰੀਰਾਂ ਵਿਚ ਵਿਆਪਕ ਹੈ । ਰਮਤੁ—ਵਿਆਪਕ । ਮਨ—ਹੇ ਮਨ ! ।੧।ਰਹਾਉ।

ਅਨਤ—ਅਨੰਤ, ਬੇਅੰਤ । ਤਰੰਗ—ਲਹਿਰਾਂ । ਰੰਗੁ—ਪਿਆਰ । ਅਨਦਿਨੁ—ਹਰ ਰੋਜ਼ । ਮਿਥਿਆ—ਵਿਅਰਥ । ਸਾਕਤ—ਪਰਮਾਤਮਾ ਨਾਲੋਂ ਟੁੱਟੇ ਹੋਏ, ਮਾਇਆ-ਵੇੜੇ । ਜਨੁ—ਦਾਸ, ਸੇਵਕ ।੨।

ਸੂਚੀ—ਪਵਿਤ੍ਰ । ਕਾਇਆ—ਸਰੀਰ । ਆਤਮੁ—ਆਪਣੇ ਆਪ ਨੂੰ । ਚੀਨਿ—ਪਛਾਣ ਕੇ । ਮੇਰਾ ਮਨੁ—ਉਹ ਮਨ ਜੋ ਹਰ ਵੇਲੇ ‘ਮੇਰਾ, ਮੇਰਾ’ ਕਰਦਾ ਮਿਥਦਾ ਰਹਿੰਦਾ ਸੀ ।੩।

ਕਹਹਿ ਕਹਹਿ—ਹਰ ਵੇਲੇ ਕਹਿੰਦੇ ਸਨ । ਛਾਇਆ—ਛਾਂ, ਪਰਛਾਵਾਂ ।੪।

ਅਰਥ :—ਹੇ ਮੇਰੇ ਮਨ ! ਗੁਰੂ ਦੀ ਮਤਿ ਤੇ ਤੁਰ ਕੇ ਉਸ ਅਥਾਹ ਤੇ ਵੱਡੇ ਜਿਗਰ ਵਾਲੇ ਹਰੀ ਦਾ ਭਜਨ ਕਰ ਜੋ ਸਾਰੇ ਸਰੀਰਾਂ ਵਿਚ ਵਿਆਪਕ ਹੈ ।੧।ਰਹਾਉ।

(‘ਗਹਿਰ ਗੰਭੀਰ’ ਪ੍ਰਭੂ ਨੂੰ ਸਿਮਰਿਆਂ ਸਿਮਰਨ ਕਰਨ ਵਾਲਾ ਭੀ ਗੰਭੀਰ ਸੁਭਾਵ ਵਾਲਾ ਹੋ ਜਾਂਦਾ ਹੈ, ਉਸ ਦੇ ਅੰਦਰ ਦਿਖਾਵਾ ਤੇ ਹੋਛਾ-ਪਨ ਨਹੀਂ ਰਹਿੰਦਾ), ਜੋ ਮਨੁੱਖ (‘ਗਹਿਰ ਗੰਭੀਰ’ ਨੂੰ ਸਿਮਰ ਕੇ) ਗਿਆਨਵਾਨ ਹੋ ਜਾਂਦੇ ਹਨ, ਉਹ ਆਪਣਾ-ਆਪ ਨਾਹ ਕਿਸੇ ਨੂੰ ਦੱਸਦੇ ਹਨ ਨਾਹ ਸੁਣਾਂਦੇ ਹਨ ਨਾਹ ਸਮਝਾਂਦੇ ਹਨ । ਜੋ ਮਨੁੱਖ (‘ਗਹਿਰ ਗੰਭੀਰ’ ਦੀਆਂ ਸਿਫਤਾਂ) ਪੜ੍ਹ ਕੇ ਵਿਚਾਰ ਕੇ (ਜੀਵਨ-ਭੇਤ ਨੂੰ) ਸਮਝ ਲੈਂਦੇ ਹਨ ਉਹ ਆਪਣੀ ਵਿੱਦਿਆ ਦਾ ਦਿਖਾਵਾ ਨਹੀਂ ਕਰਦੇ, ਗੁਰੂ ਦੇ ਸ਼ਬਦ ਵਿਚ ਜੁੜ ਕੇ (ਹੋਛਾ-ਪਨ ਤਿਆਗ ਕੇ) ਉਹ ਸੰਤੋਖ ਵਿਚ ਜੀਵਨ ਬਿਤੀਤ ਕਰਦੇ ਹਨ ।੧।

ਜੇਹੜੇ ਮਨੁੱਖ ਹਰ ਰੋਜ਼ (ਹਰ ਵੇਲੇ) ਪਰਮਾਤਮਾ ਦੀ ਸਿਫਤਿ-ਸਾਲਾਹ ਨਾਲ ਸਾਥ ਬਣਾਂਦੇ ਹਨ ਉਹਨਾਂ ਦਾ ਜੀਵਨ ਪਵਿਤ੍ਰ ਹੁੰਦਾ ਹੈ, ਉਹਨਾਂ ਦੇ ਅੰਦਰ ਪ੍ਰਭੂ ਦੇ ਪਿਆਰ ਦੀਆਂ ਪ੍ਰਭੂ ਦੀ ਭਗਤੀ ਦੀਆਂ ਅਨੇਕਾਂ ਲਹਿਰਾਂ ਉਠਦੀਆਂ ਰਹਿੰਦੀਆਂ ਹਨ । ਮਾਇਆ-ਵੇੜੇ ਸੰਸਾਰੀ ਜੀਵ ਦਾ ਜੀਵਨ ਵਿਅਰਥ ਚਲਾ ਜਾਂਦਾ ਹੈ । ਜੋ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ ਉਹ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ ।੨।

ਜੇ ਮਨੁੱਖ ਹਰੀ ਦੇ ਗੁਣ ਗਾਂਦਾ ਹੈ ਉਸ ਦਾ ਸਰੀਰ (ਵਿਕਾਰਾਂ ਵਲੋਂ ਬਚਿਆ ਰਹਿ ਕੇ) ਪਵਿੱਤ੍ਰ ਰਹਿੰਦਾ ਹੈ, ਆਪਣੇ ਆਪ ਨੂੰ (ਆਪਣੇ ਅਸਲੇ ਨੂੰ) ਪਛਾਣ ਕੇ ਉਹ ਸਦਾ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਉਹ ਮਨੁੱਖ ਉਸ ਪ੍ਰਭੂ ਦਾ ਰੂਪ ਹੋ ਜਾਂਦਾ ਹੈ ਜੋ ਸਭ ਦਾ ਮੁੱਢ ਹੈ ਜੋ ਬੇਅੰਤ ਹੈ ਜੋ ਪਰੇ ਤੋਂ ਪਰੇ ਹੈ ਜੋ ਹੀਰੇ ਸਮਾਨ ਅਮੋਲਕ ਹੈ । ਉਸ ਦਾ ਉਹ ਮਨ, ਜੋ ਪਹਿਲਾਂ ਮਮਤਾ ਦਾ ਸ਼ਿਕਾਰ ਸੀ, ਲਾਲ-ਸਮਾਨ ਅਮੋਲਕ-ਪ੍ਰਭੂ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ ਤੇ ਠਰੁੰਮੇ ਵਾਲਾ ਹੋ ਜਾਂਦਾ ਹੈ ।੩।

ਜੇਹੜੇ ਮਨੁੱਖ (ਸਿਮਰਨ ਤੋਂ ਸੱਖਣੇ ਹਨ ਤੇ) ਨਿਰੀਆਂ ਜ਼ਬਾਨੀ ਜ਼ਬਾਨੀ ਹੀ ਗਿਆਨ ਦੀਆਂ ਗੱਲਾਂ ਕਰਦੇ ਹਨ ਉਹ ਆਤਮਕ ਮੌਤੇ ਮਰੇ ਹੋਏ ਹਨ (ਉਹਨਾਂ ਦੇ ਅੰਦਰ ਆਤਮਕ ਜੀਵਨ ਨਹੀਂ ਹੈ) ।

(ਪਰ) ਹੇ ਨਾਨਕ ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਮਤਿ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਪਰਮਾਤਮਾ ਆਪਣੇ ਅੱਤ ਨੇੜੇ ਦਿੱਸਦਾ ਹੈ (ਉਹ ਮਨੁੱਖ ਜਗਤ ਦੇ ਪਦਾਰਥਾਂ ਨਾਲ ਮੋਹ ਨਹੀਂ ਬਣਾਂਦੇ, ਕਿਉਂਕਿ) ਉਹਨਾਂ ਨੂੰ ਸਾਰਾ ਜਗਤ ਮਾਇਆ ਦਾ ਪਸਾਰਾ ਦਿੱਸਦਾ ਹੈ ।੪।੧੭।

ਆਸਾ ਮਹਲਾ ੧ ਤਿਤੁਕਾ ॥ ਕੋਈ ਭੀਖਕੁ ਭੀਖਿਆ ਖਾਇ ॥ ਕੋਈ ਰਾਜਾ ਰਹਿਆ ਸਮਾਇ ॥ ਕਿਸ ਹੀ ਮਾਨੁ ਕਿਸੈ ਅਪਮਾਨੁ ॥ ਢਾਹਿ ਉਸਾਰੇ ਧਰੇ ਧਿਆਨੁ ॥ ਤੁਝ ਤੇ ਵਡਾ ਨਾਹੀ ਕੋਇ ॥ ਕਿਸੁ ਵੇਖਾਲੀ ਚੰਗਾ ਹੋਇ ॥੧॥ ਮੈ ਤਾਂ ਨਾਮੁ ਤੇਰਾ ਆਧਾਰੁ ॥ ਤੂੰ ਦਾਤਾ ਕਰਣਹਾਰੁ ਕਰਤਾਰੁ ॥੧॥ ਰਹਾਉ ॥ ਵਾਟ ਨ ਪਾਵਉ ਵੀਗਾ ਜਾਉ ॥ ਦਰਗਹ ਬੈਸਣ ਨਾਹੀ ਥਾਉ ॥ ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥ ਖੀਨ ਖਰਾਬੁ ਹੋਵੈ ਨਿਤ ਕੰਧੁ ॥ ਖਾਣ ਜੀਵਣ ਕੀ ਬਹੁਤੀ ਆਸ ॥ ਲੇਖੈ ਤੇਰੈ ਸਾਸ ਗਿਰਾਸ ॥੨॥ ਅਹਿਨਿਸਿ ਅੰਧੁਲੇ ਦੀਪਕੁ ਦੇਇ ॥ ਭਉਜਲ ਡੂਬਤ ਚਿੰਤ ਕਰੇਇ ॥ ਕਹਹਿ ਸੁਣਹਿ ਜੋ ਮਾਨਹਿ ਨਾਉ ॥ ਹਉ ਬਲਿਹਾਰੈ ਤਾ ਕੈ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥ ਜਾਂ ਤੂੰ ਦੇਹਿ ਜਪੀ ਤੇਰਾ ਨਾਉ ॥ ਦਰਗਹ ਬੈਸਣ ਹੋਵੈ ਥਾਉ ॥ ਜਾਂ ਤੁਧੁ ਭਾਵੈ ਤਾ ਦੁਰਮਤਿ ਜਾਇ ॥ ਗਿਆਨ ਰਤਨੁ ਮਨਿ ਵਸੈ ਆਇ ॥ ਨਦਰਿ ਕਰੇ ਤਾ ਸਤਿਗੁਰੁ ਮਿਲੈ ॥ ਪ੍ਰਣਵਤਿ ਨਾਨਕੁ ਭਵਜਲੁ ਤਰੈ ॥੪॥੧੮॥ {ਪੰਨਾ ੩੫੪}

{ਨੋਟ :—ਇਸ ਸ਼ਬਦ ਦਾ ਸਿਰਲੇਖ ਵੇਖੋ । ਲਫਜ਼ ‘ਤਿਤੁਕਾ’ ਦੱਸਦਾ ਹੈ ਕਿ ਸ਼ਬਦ ਦੇ ਹਰੇਕ ਬੰਦ ਦੀਆਂ ਤਿੰਨ ਤਿੰਨ ਤੁਕਾਂ ਹਨ । ਸਾਰੀਆਂ ਤੁਕਾਂ ਛੋਟੀਆਂ ਹਨ, ਚੌਪਈ ਦੇ ਮੇਲ ਦੀਆਂ । ਦੋ ਦੋ ਨੂੰ ਰਲਾ ਕੇ ਇਕ ਤੁਕ ਗਿਣਨੀ ਹੈ ।}

ਪਦ ਅਰਥ :—ਭੀਖਕੁ—ਮੰਗਤਾ । ਰਹਿਆ ਸਮਾਇ—ਮਸਤ ਹੋ ਰਿਹਾ ਹੈ । ਮਾਨੁ—ਇੱਜ਼ਤ । ਅਪਮਾਨੁ—ਨਿਰਾਦਰੀ । ਢਾਹਿ ਉਸਾਰੇ—ਢਾਹ ਕੇ ਉਸਾਰਦਾ ਹੈ, ਖਿਆਲਾਂ ਦੇ ਲੱਛੂ ਭੋਰਦਾ ਹੈ ਬਣਾਂਦਾ ਹੈ । ਤੇ—ਤੋਂ । ਕਿਸੁ ਵੇਖਾਲੀ—ਮੈਂ ਕੋਈ ਐਸਾ ਬੰਦਾ ਵਿਖਾ ਨਹੀਂ ਸਕਦਾ ।੧।

ਆਧਾਰੁ—ਆਸਰਾ । ਦਾਤਾ—ਦੇਣ ਵਾਲਾ । ਕਰਣਹਾਰੁ—ਕਰਨ ਦੇ ਸਮਰੱਥ ।੧।ਰਹਾਉ।

ਨਾ ਪਾਵਉ—ਮੈਨੂੰ ਨਹੀਂ ਲੱਭਦਾ । ਵਾਟ—ਰਸਤਾ । ਵੀਗਾ—ਵਿੰਗਾ, ਕੁਰਾਹੇ । ਬੈਸਣ—ਬੈਠਣ ਲਈ । ਬੰਧੁ—ਬੱਧਾ ਹੋਇਆ । ਖੀਨ—ਕਮਜ਼ੋਰ । ਕੰਧੁ—ਸਰੀਰ । ਗਿਰਾਸ—ਗਿਰਾਹੀ ।੨।

ਅਹਿ—ਦਿਨ । ਨਿਸਿ—ਰਾਤ । ਦੀਪਕੁ—ਦੀਵਾ । ਦੇਇ—ਦੇਂਦਾ ਹੈ । ਚਿੰਤ—ਫਿਕਰ, ਧਿਆਨ । ਕਰੇਇ—ਕਰਦਾ ਹੈ । ਕਹਹਿ—ਜੋ ਆਖਦੇ ਹਨ । ਤਾ ਕੈ ਬਲਿਹਾਰੈ—ਉਹਨਾਂ ਤੋਂ ਕੁਰਬਾਨ । ਜੀਉ—ਜਿੰਦ । ਪਿੰਡੁ—ਸਰੀਰ । ਤੇਰੈ ਪਾਸਿ—ਤੇਰੇ ਹਵਾਲੇ, ਤੇਰੇ ਆਸਰੇ ।੩।

ਦੇਹਿ—ਦੇਂਦਾ ਹੈਂ {ਨੋਟ :—ਲਫਜ਼ ‘ਦੇਇ’ ਅਤੇ ‘ਦੇਹਿ’ ਦਾ ਫ਼ਰਕ ਚੇਤੇ ਰੱਖਣ-ਜੋਗ ਹੈ} । ਮਨਿ—ਮਨ ਵਿਚ । ਪ੍ਰਣਵਤਿ—ਬੇਨਤੀ ਕਰਦਾ ਹੈ ।੪।

ਅਰਥ :—ਮੇਰੇ ਲਈ ਸਿਰਫ਼ ਤੇਰਾ ਨਾਮ ਹੀ ਆਸਰਾ ਹੈ (ਕਿਉਂਕਿ) ਤੂੰ ਹੀ (ਸਭ ਦਾਤਾਂ) ਦੇਣ ਵਾਲਾ ਹੈਂ, ਤੂੰ ਸਭ ਕੁਝ ਕਰਨ ਦੇ ਸਮਰੱਥ ਹੈਂ, ਤੂੰ ਸਾਰੀ ਸ੍ਰਿਸ਼ਟੀ ਦੇ ਪੈਦਾ ਕਰਨ ਵਾਲਾ ਹੈਂ ।੧।ਰਹਾਉ।

(ਤੇਰਾ ਆਸਰਾ ਭੁਲਾ ਕੇ ਹੀ) ਕੋਈ ਮੰਗਤਾ ਭਿੱਛਿਆ (ਮੰਗ ਮੰਗ ਕੇ) ਖਾਂਦਾ ਹੈ (ਤੇ ਗਰੀਬੀ ਵਿਚ ਨਿਵਾਲ ਹੋ ਰਿਹਾ ਹੈ), (ਤੈਨੂੰ ਭੁਲਾ ਕੇ ਹੀ) ਕੋਈ ਮਨੁੱਖ ਰਾਜਾ ਬਣ ਕੇ (ਰਾਜ ਵਿਚ) ਮਸਤ ਹੋ ਰਿਹਾ ਹੈ । ਕਿਸੇ ਨੂੰ ਆਦਰ ਮਿਲ ਰਿਹਾ ਹੈ (ਉਹ ਇਸ ਆਦਰ ਵਿਚ ਅਹੰਕਾਰੀ ਹੈ) ਕਿਸੇ ਦੀ ਨਿਰਾਦਰੀ ਹੋ ਰਹੀ ਹੈ (ਜਿਸ ਕਰਕੇ ਉਹ ਆਪਣੀ ਮਨੁੱਖਤਾ ਦਾ ਕੌੜੀ ਮੁੱਲ ਨਹੀਂ ਸਮਝਦਾ) (ਕੋਈ ਮਨੁੱਖ ਮਨ ਦੇ ਲੱਭੂ ਭੋਰ ਰਿਹਾ ਹੈ, ਆਪਣੇ ਮਨ ਵਿਚ) ਕਈ ਸਲਾਹਾਂ ਬਣਾਂਦਾ ਹੈ ਤੇ ਢਾਂਹਦਾ ਹੈ, ਬੱਸ ! ਇਹੀ ਸੋਚਾਂ ਸੋਚਦਾ ਰਹਿੰਦਾ ਹੈ; ਪਰ ਹੇ ਪ੍ਰਭੂ ! ਤੈਥੋਂ ਕੋਈ ਵੱਡਾ ਨਹੀਂ (ਜਿਸ ਨੂੰ ਵਡਿਆਈ ਮਿਲਦੀ ਹੈ, ਤੈਥੋਂ ਹੀ ਮਿਲਦੀ ਹੈ) । ਮੈਂ ਕੋਈ ਅਜਿਹਾ ਆਦਮੀ ਨਹੀਂ ਵਿਖਾ ਸਕਦਾ ਜੋ (ਆਪਣੇ ਆਪ ਤੋਂ ਹੀ) ਚੰਗਾ ਬਣ ਗਿਆ ਹੋਵੇ ।੧।

(ਹੇ ਪ੍ਰਭੂ ! ਤੇਰੀ ਓਟ ਤੋਂ ਬਿਨਾ) ਮੈਂ ਜੀਵਨ ਦਾ ਸਹੀ ਰਸਤਾ ਨਹੀਂ ਲੱਭ ਸਕਦਾ, ਕੁਰਾਹੇ ਹੀ ਜਾਂਦਾ ਹਾਂ, ਤੇਰੀ ਹਜ਼ੂਰੀ ਵਿਚ ਭੀ ਮੈਨੂੰ ਥਾਂ ਨਹੀਂ ਮਿਲ ਸਕਦੀ । (ਜਦ ਤਕ ਮੈਨੂੰ ਤੇਰੇ ਪਾਸੋਂ ਗਿਆਨ-ਚਾਨਣ ਨਾ ਮਿਲੇ) ਮੈਂ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹਾਂ, ਮਨ ਦਾ ਅੰਨ੍ਹਾ ਹੀ ਰਹਿੰਦਾ ਹਾਂ, ਮੇਰਾ ਸਰੀਰ (ਵਿਕਾਰਾਂ ਵਿਚ) ਸਦਾ ਖਚਿਤ ਤੇ ਖੁਆਰ ਹੁੰਦਾ ਹੈ । ਮੈਂ ਸਦਾ ਹੋਰ ਹੋਰ ਖਾਣ ਤੇ ਜੀਉਣ ਦੀਆਂ ਆਸਾਂ ਬਣਾਂਦਾ ਹਾਂ (ਮੈਨੂੰ ਇਹ ਚੇਤਾ ਹੀ ਨਹੀਂ ਰਹਿੰਦਾ ਕਿ) ਮੇਰਾ ਇਕ ਇਕ ਸਾਹ ਤੇ ਇਕ ਇਕ ਗਿਰਾਹੀ ਤੇਰੇ ਹਿਸਾਬ ਵਿਚ ਹੈ (ਤੇਰੀ ਮੇਹਰ ਨਾਲ ਹੀ ਮਿਲ ਰਿਹਾ ਹੈ) ।੨।

ਪ੍ਰਭੂ (ਇਤਨਾ ਦਿਆਲ ਹੈ ਕਿ ਮੇਰੇ ਵਰਗੇ) ਅੰਨ੍ਹੇ ਨੂੰ ਦਿਨ ਰਾਤ (ਗਿਆਨ ਦਾ) ਦੀਵਾ ਬਖਸ਼ਦਾ ਹੈ, ਸੰਸਾਰ-ਸਮੁੰਦਰ ਵਿਚ ਡੁਬਦੇ ਦਾ ਫਿਕਰ ਰੱਖਦਾ ਹੈ । ਮੈਂ ਉਹਨਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ ਜੋ ਪ੍ਰਭੂ ਦਾ ਨਾਮ ਜਪਦੇ ਹਨ, ਸੁਣਦੇ ਹਨ, ਉਸ ਵਿਚ ਸਰਧਾ ਰੱਖਦੇ ਹਨ । ਹੇ ਪ੍ਰਭੂ ! ਨਾਨਕ ਤੇਰੇ ਦਰ ਤੇ ਇਹ ਅਰਦਾਸ ਕਰਦਾ ਹੈ ਕਿ ਸਾਡੀ ਜਿੰਦ ਤੇ ਸਾਡਾ ਸਰੀਰ ਸਭ ਕੁਝ ਤੇਰੇ ਹੀ ਆਸਰੇ ਹੈ ।੩।

ਹੇ ਪ੍ਰਭੂ ! ਜਦੋਂ ਤੂੰ (ਆਪਣੇ ਨਾਮ ਦੀ ਦਾਤਿ ਮੈਨੂੰ) ਦੇਂਦਾ ਹੈਂ, ਤਦੋਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ ਤੇ ਤੇਰੀ ਹਜ਼ੂਰੀ ਵਿਚ ਮੈਨੂੰ ਬੈਠਣ ਲਈ ਥਾਂ ਮਿਲ ਸਕਦੀ ਹੈ । ਜਦੋਂ ਤੇਰੀ ਰਜ਼ਾ ਹੋਵੇ ਤਦੋਂ ਹੀ ਮੇਰੀ ਭੈੜੀ ਮਤਿ ਦੂਰ ਹੋ ਸਕਦੀ ਹੈ, ਤੇ ਤੇਰਾ ਬਖਸ਼ਿਆ ਸ਼੍ਰੇਸ਼ਟ ਗਿਆਨ ਮੇਰੇ ਮਨ ਵਿਚ ਆ ਕੇ ਵੱਸ ਸਕਦਾ ਹੈ ।

ਨਾਨਕ ਬੇਨਤੀ ਕਰਦਾ ਹੈ ਕਿ ਜਿਸ ਮਨੁੱਖ ਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਗੁਰੂ ਮਿਲਦਾ ਹੈ, ਤੇ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।੪।੧੮।

ਆਸਾ ਮਹਲਾ ੧ ਪੰਚਪਦੇ ॥ ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ ॥ ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥੧॥ ਕੀ ਵਿਸਰਹਿ ਦੁਖੁ ਬਹੁਤਾ ਲਾਗੈ ॥ ਦੁਖੁ ਲਾਗੈ ਤੂੰ ਵਿਸਰੁ ਨਾਹੀ ॥੧॥ ਰਹਾਉ ॥ ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ ॥ ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੈ ॥੨॥ ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ ॥ ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥੩॥ ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ ॥ ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥ ਮਤਿ ਵਿਚਿ ਮਰਣੁ ਜੀਵਣੁ ਹੋਰੁ ਕੈਸਾ ਜਾ ਜੀਵਾਂ ਤਾਂ ਜੁਗਤਿ ਨਾਹੀ ॥ ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥੫॥੧੯॥ {ਪੰਨਾ ੩੫੪}

{ਨੋਟ :—ਸ਼ਬਦ ਦਾ ਸਿਰਲੇਖ ਵੇਖੋ । ਲਫਜ਼ ‘ਪੰਚਪਦੇ’ ਦਾ ਭਾਵ ਇਹ ਹੈ ਕਿ ਹੁਣ ਅਗਾਂਹ ਉਹ ਸ਼ਬਦ ਹਨ ਜਿਨ੍ਹਾਂ ਵਿਚ ਪੰਜ ਪੰਜ ਬੰਦ ਹਨ । ਲਫਜ਼ ‘ਪੰਚਪਦੇ’ ਦਾ ਹੇਠਲਾ ਅੰਕ ੬ ਦੱਸਦਾ ਹੈ ਕਿ ਇਹ ਸ਼ਬਦ ਗਿਣਤੀ ਵਿਚ ਛੇ ਹਨ ।}

ਪਦ ਅਰਥ :—ਧੇਨੁ—ਗਾਂ । ਪੰਖ—ਖੰਭ । ਉਤਭੁਜ—ਬਨਸਪਤੀ । ਕਾਮਿ—ਕੰਮ ਵਿਚ । ਕਾਮਿ ਨਾਹੀ—ਕਿਸੇ ਕੰਮ ਨਹੀਂ ਆਉਂਦੀ, ਕਿਸੇ ਕੰਮ ਦੀ ਨਹੀਂ ਰਹਿੰਦੀ, ਵਿਅਰਥ ਹੈ । ਕਿਆ ਸੁਲਤਾਨੁ—ਉਹ ਬਾਦਸ਼ਾਹ ਕਾਹਦਾ ? ਅੰਧੀ—ਹਨੇਰੀ । ਕੋਠੀ—ਹਿਰਦਾ-ਕੋਠੀ ।੧।

ਕੀ ਵਿਸਰਹਿ—ਕਿਉਂ ਵਿੱਸਰਦਾ ਹੈਂ ? ।੧।ਰਹਾਉ।

ਅੰਧੁ—ਅੰਨ੍ਹਾ—ਪਨ । ਰਸੁ—ਸੁਆਦ । ਪਵਣੁ ਨ ਵਾਜੈ—ਆਵਾਜ਼ ਵੱਜਦੀ ਨਹੀਂ, ਆਵਾਜ਼ ਸੁਣੀ ਨਹੀਂ ਜਾਂਦੀ । ਪਜੁਤਾ—ਫੜਿਆ ਹੋਇਆ । ਆਗੈ—ਅੱਗੋਂ । ਵਿਣੁ ਸੇਵਾ—(ਪ੍ਰਭੂ ਦੀ) ਸੇਵਾ ਤੋਂ ਬਿਨਾ ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ । ਫਲ—ਹੋਰ ਹੋਰ ਫਲ ।੨।

ਅਖਰ—ਗੁਰਬਾਣੀ, ਗੁਰੂ ਦੇ ਸ਼ਬਦ, ਗੁਰੂ ਦਾ ਉਪਦੇਸ਼ । ਭੁਇ—ਧਰਤੀ, ਹਿਰਦਾ—ਧਰਤੀ । ਚੋਖੀ—ਸਵੱਛ, ਪਵਿੱਤ੍ਰ । ਭਾਉ—ਪ੍ਰੇਮ । ਕਰੇਹੀ—ਕਰੇਹਿ, ਕਰਦੇ ਹਨ । ਫਲੁ—ਮਨੁੱਖਾ ਜੀਵਨ ਦਾ ਲਾਭ । ਕਰਮਾ—ਮੇਹਰ, ਬਖਸ਼ਿਸ਼ ।੩।

ਸਭਿ—ਸਾਰੇ । ਵਿਣੁ ਸੇਵਾ—ਸਿਮਰਨ ਤੋਂ ਬਿਨਾ । ਭਾਣਾ—ਰਜ਼ਾ । ਜੀਉ—ਜਿੰਦ । ਰਹੈ ਨਾਹੀ—ਰਹਿ ਨਹੀਂ ਸਕਦੀ, ਧੀਰਜ ਨਹੀਂ ਫੜ ਸਕਦੀ ।੪।

ਮਰਣੁ—ਮੌਤ, ਆਪਾ—ਭਾਵ ਦੀ ਮੌਤ । ਜਾ—ਜੇ । ਜੀਵਾ—ਮੈਂ (ਹੋਰ ਜੀਵਨ) ਜੀਵਾਂ । ਜੁਗਤਿ—ਢੰਗ, ਤਰੀਕਾ, ਸੁਚੱਜਾ ਢੰਗ । ਜੀਵਾਲੇ—ਜੀਉਂਦਾ ਰੱਖਦਾ ਹੈ, ਆਤਮਕ ਜੀਵਨ ਦੇਂਦਾ ਹੈ ।੫।

**ਅਰਥ :**—ਹੇ ਪ੍ਰਭੂ ! ਤੂੰ ਮੈਨੂੰ ਕਿਉਂ ਵਿਸਾਰਦਾ ਹੈਂ ? ਤੇਰੇ ਵਿਸਰਿਆਂ ਮੈਨੂੰ ਬੜਾ ਆਤਮਕ ਦੁੱਖ ਵਾਪਰਦਾ ਹੈ । ਹੇ ਪ੍ਰਭੂ ! (ਮੇਹਰ ਕਰ, ਮੇਰੇ ਮਨ ਤੋਂ) ਨਾਹ ਵਿਸਰ ।੧।ਰਹਾਉ।

ਜੇਹੜੀ ਗਾਂ ਦੁੱਧ ਨਾਹ ਦੇਵੇ ਉਹ ਗਾਂ ਕਿਸ ਕੰਮ ? ਜੇਹੜੇ ਪੰਛੀ ਦੇ ਖੰਭ ਨਾਹ ਹੋਣ ਉਸ ਨੂੰ ਹੋਰ ਕੋਈ ਸਹਾਰਾ ਨਹੀਂ, ਬਨਸਪਤੀ ਪਾਣੀ ਤੋਂ ਬਿਨਾ ਹਰੀ ਨਹੀਂ ਰਹਿ ਸਕਦੀ । ਉਹ ਬਾਦਸ਼ਾਹ ਕਾਹਦਾ, ਜਿਸ ਨੂੰ ਕੋਈ ਸਲਾਮ ਨ ਕਰੇ ? ਇਸੇ ਤਰ੍ਹਾਂ ਹੇ ਪ੍ਰਭੂ ! ਜਿਸ ਹਿਰਦੇ ਵਿਚ ਤੇਰਾ ਨਾਮ ਨ ਹੋਵੇ ਉਹ ਇਕ ਹਨੇਰੀ ਕੋਠੜੀ ਹੀ ਹੈ ।੧।

ਅੱਖਾਂ ਅੱਗੇ ਹਨੇਰਾ ਆਉਣ ਲੱਗ ਪੈਂਦਾ ਹੈ, ਜੀਭ ਵਿਚ ਖਾਣ-ਪੀਣ ਦਾ ਸੁਆਦ ਮਾਣਨ ਦੀ ਤਾਕਤ ਨਹੀਂ ਰਹਿੰਦੀ, ਕੰਨਾਂ ਵਿਚ (ਰਾਗ ਆਦਿਕ) ਦੀ ਆਵਾਜ਼ ਨਹੀਂ ਸੁਣਾਈ ਦੇਂਦੀ, ਪੈਰਾਂ ਨਾਲ ਭੀ ਮਨੁੱਖ ਤਦੋਂ ਹੀ ਤੁਰਦਾ ਹੈ ਜੇ ਕੋਈ ਹੋਰ ਅੱਗੋਂ ਉਸਦੀ ਡੰਗੋਰੀ ਫੜੇ—(ਬੁਢੇਪੇ ਦੇ ਕਾਰਨ ਮਨੁੱਖ ਦੇ ਸਰੀਰ ਦੀ ਇਹ ਹਾਲਤ ਬਣ ਜਾਂਦੀ ਹੈ, ਫਿਰ ਭੀ) ਮਨੁੱਖ ਸਿਮਰਨ ਤੋਂ ਸੁੰਵਾ ਹੀ ਰਹਿੰਦਾ ਹੈ, ਇਸ ਦੇ ਜੀਵਨ-ਰੁੱਖ ਨੂੰ ਹੋਰ ਹੋਰ ਫਲ ਲੱਗਦੇ ਰਹਿੰਦੇ ਹਨ ।੨।

ਜੇ ਮਨੁੱਖ ਸੁਅੱਛ ਹਿਰਦੇ ਦੀ ਭੁਏਂ ਵਿਚ ਗੁਰ-ਸ਼ਬਦ ਰੂਪ ਬਾਗ ਦੇ ਰੁੱਖ ਲਾਂਦੇ ਹਨ ਅਤੇ ਪ੍ਰੇਮ-ਰੂਪ ਪਾਣੀ ਸਿੰਜਦੇ ਹਨ, ਉਹਨਾਂ ਸਭਨਾਂ ਨੂੰ ਅਕਾਲ ਪੁਰਖ ਦਾ ਨਾਮ-ਫਲ ਲੱਗਦਾ ਹੈ; ਪਰ ਪ੍ਰਭੂ ਦੀ ਮੇਹਰ ਤੋਂ ਬਿਨਾ ਇਹ ਦਾਤਿ ਨਹੀਂ ਮਿਲਦੀ ।੩।

ਹੇ ਪ੍ਰਭੂ ! ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੇਰਾ ਸਿਮਰਨ ਕਰਨ ਤੋਂ ਬਿਨਾ ਮਨੁੱਖਾ ਜੀਵਨ ਦਾ ਲਾਭ ਕਿਸੇ ਨੂੰ ਨਹੀਂ ਮਿਲ ਸਕਦਾ । (ਜੇ ਭੀ ਜੰਮਿਆ ਹੈ ਉਸ ਨੂੰ) ਕਦੇ ਦੁੱਖ ਤੇ ਕਦੇ ਸੁਖ ਮਿਲਣਾ—ਇਹ ਤਾਂ ਤੇਰੀ ਰਜ਼ਾ ਹੈ (ਪਰ ਦੁੱਖ ਵਿਚ ਜੀਵ ਘਾਬਰ ਜਾਂਦਾ ਹੈ, ਸੁਖਾਂ ਵਿਚ ਆਪੇ ਤੋਂ ਬਾਹਰ ਹੁੰਦਾ ਹੈ) ਤੇਰੇ ਨਾਮ ਦੀ ਟੇਕ ਤੋਂ ਬਿਨਾ ਜਿੰਦ ਅਡੋਲ ਰਹਿ ਹੀ ਨਹੀਂ ਸਕਦੀ ।੪।

ਗੁਰੂ ਦੀ ਦੱਸੀ ਮਤਿ ਵਿਚ ਤੁਰ ਕੇ ਆਪਾ-ਭਾਵ ਦਾ ਮਰ ਜਾਣਾ—ਇਹੀ ਹੈ ਸਹੀ ਜੀਵਨ, ਜੇ ਮਨੁੱਖ ਦਾ ਸੁਆਰਥੀ ਜੀਵਨ ਨਹੀਂ ਮੁੱਕਿਆ ਤਾਂ ਉਹ ਜੀਵਨ ਵਿਅਰਥ ਹੈ । ਜੇ ਮੈਂ ਇਹ ਸੁਆਰਥੀ ਜੀਵਨ ਜੀਉਂਦਾ ਹਾਂ, ਤਾਂ ਇਸ ਨੂੰ ਜੀਵਨ ਦਾ ਸੁਚੱਜਾ ਢੰਗ ਨਹੀਂ ਕਿਹਾ ਜਾ ਸਕਦਾ । ਨਾਨਕ ਆਖਦਾ ਹੈ ਪਰਮਾਤਮਾ ਜ਼ਿੰਦਗੀ ਦੇਣ ਵਾਲਾ ਹੈ (ਉਸੇ ਦੀ ਹਜ਼ੂਰੀ ਵਿਚ ਅਰਦਾਸ ਕਰਨੀ ਚਾਹੀਦੀ ਹੈ ਕਿ) ਹੇ ਪ੍ਰਭੂ ! ਜਿਥੇ ਤੇਰੀ ਰਜ਼ਾ ਹੈ ਉਥੇ ਸਾਨੂੰ ਰੱਖ (ਭਾਵ, ਆਪਣੀ ਰਜ਼ਾ ਵਿਚ ਰੱਖ ਤੇ ਸਿਮਰਨ ਦੀ ਦਾਤਿ ਬਖਸ਼ ।੫।੧੯।



ਆਸਾ ਮਹਲਾ ੧ ॥ ਕਾਇਆ ਬ੍ਰਹਮਾ ਮਨੁ ਹੈ ਧੋਤੀ ॥ ਗਿਆਨੁ ਜਨੇਊ ਧਿਆਨੁ ਕੁਸਪਾਤੀ ॥ ਹਰਿਨਾਮਾ ਜਸੁ ਜਾਚਉ  
ਨਾਉ ॥ ਗੁਰ ਪਰਸਾਦੀ ਬ੍ਰਹਮਿ ਸਮਾਉ ॥੧॥ ਪਾਂਡੇ ਐਸਾ ਬ੍ਰਹਮ ਬੀਚਾਰੁ ॥ ਨਾਮੇ ਸੁਚਿ ਨਾਮੇ ਪੜਉ ਨਾਮੇ ਚਜੁ  
ਆਚਾਰੁ ॥੧॥ ਰਹਾਉ ॥ ਬਾਹਰਿ ਜਨੇਊ ਜਿਚਰੁ ਜੋਤਿ ਹੈ ਨਾਲਿ ॥ ਧੋਤੀ ਟਿਕਾ ਨਾਮੁ ਸਮਾਲਿ ॥ ਐਥੈ ਓਥੈ ਨਿਬਰੀ  
ਨਾਲਿ ॥ ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥੨॥ ਪੂਜਾ ਪ੍ਰੇਮ ਮਾਇਆ ਪਰਜਾਲਿ ॥ ਏਕੋ ਵੇਖਹੁ ਅਵਰੁ ਨ ਭਾਲਿ ॥  
ਚੀਨੈ ਤਤੁ ਗਗਨ ਦਸਦੁਆਰ ॥ ਹਰਿ ਮੁਖਿ ਪਾਠ ਪੜੈ ਬੀਚਾਰੁ ॥੩॥ ਭੋਜਨੁ ਭਾਉ ਭਰਮੁ ਭਉ ਭਾਗੈ ॥ ਪਾਹਰੂਅਰਾ  
ਛਬਿ ਚੋਰੁ ਨ ਲਾਗੈ ॥ ਤਿਲਕੁ ਲਿਲਾਟਿ ਜਾਣੈ ਪ੍ਰਭੁ ਏਕੁ ॥ ਬੂਝੈ ਬ੍ਰਹਮੁ ਅੰਤਰਿ ਬਿਬੇਕੁ ॥੪॥ ਆਚਾਰੀ ਨਹੀ ਜੀਤਿਆ  
ਜਾਇ ॥ ਪਾਠ ਪੜੈ ਨਹੀ ਕੀਮਤਿ ਪਾਇ ॥ ਅਸਟਦਸੀ ਚਹੁ ਭੇਦੁ ਨ ਪਾਇਆ ॥ ਨਾਨਕ ਸਤਿਗੁਰਿ ਬ੍ਰਹਮੁ ਦਿਖਾਇਆ  
॥੫॥੨੦॥ {ਪੰਨਾ ੩੫੫}

**ਪਦ ਅਰਥ :**—ਕਾਇਆ—ਸਰੀਰ, ਮਨੁੱਖਾ ਸਰੀਰ, ਵਿਕਾਰਾਂ ਤੋਂ ਬਚਿਆ ਹੋਇਆ ਸਰੀਰ । ਬ੍ਰਹਮਾ—ਬ੍ਰਾਹਮਣ ।  
ਮਨੁ—ਪਵਿਤ੍ਰ ਮਨ । ਗਿਆਨੁ—ਪਰਮਾਤਮਾ ਨਾਲ ਡੂੰਘੀ ਸਾਂਝ । ਧਿਆਨੁ—ਪਰਮਾਤਮਾ ਦੀ ਯਾਦ ਵਿਚ ਸੁਰਤਿ  
ਜੋੜਨੀ । ਕੁਸ—ਦੱਭ । ਕੁਸ ਪਾਤੀ—ਦੱਭ ਦਾ ਛੱਲਾ (ਜੋ ਚੀਚੀ ਦੀ ਨਾਲ ਦੀ ਉਂਗਲੀ ਤੇ ਪਾਈਦਾ ਹੈ ਕੋਈ ਪੂਜਾ  
ਆਦਿਕ ਕਰਨ ਵੇਲੇ) । ਜਸੁ—ਸਿਫਤਿ-ਸਾਲਾਹ । ਜਾਚਉ—ਮੈਂ ਮੰਗਦਾ ਹਾਂ । ਪਰਸਾਦੀ—ਪਰਸਾਦਿ, ਕਿਰਪਾ  
ਨਾਲ । ਬ੍ਰਹਮਿ—ਪਰਮਾਤਮਾ ਵਿਚ । ਸਮਾਉ—ਮੈਂ ਲੀਨ ਰਹਾਂ । ੧।

ਪਾਂਡੇ—ਹੇ ਪੰਡਿਤ ! ਨਾਮੇ—ਨਾਮ ਵਿਚ ਹੀ । ਨਾਮੇ ਪੜਉ—ਮੈਂ ਨਾਮ (-ਰੂਪ ਵੇਦ ਆਦਿਕ) ਪੜ੍ਹਦਾ ਹਾਂ । ਚਜੁ—  
ਧਾਰਮਿਕ ਰਸਮਾਂ ਕਰਨੀਆਂ । ਆਚਾਰੁ—ਧਾਰਮਿਕ ਰਸਮਾਂ ਕਰਨੀਆਂ । ੧। ਰਹਾਉ ।

ਬਾਹਰਿ—ਸਰੀਰ ਉਤੇ ਪਾਇਆ ਹੋਇਆ । ਐਥੈ—ਇਸ ਲੋਕ ਵਿਚ । ਓਥੈ—ਪਰਲੋਕ ਵਿਚ । ਹੋਰਿ—{ਲਫਜ਼ ‘ਹੋਰ’  
ਤੋਂ ਬਹੁ-ਵਚਨ} । ਭਾਲਿ—ਲੱਭ । ੨।

ਪੂਜਾ—ਮੂਰਤੀ ਅਗੇ ਧੂਪ ਧੁਖਾਣਾ । ਪ੍ਰੇਮ ਮਾਇਆ—ਮਾਇਆ ਦਾ ਮੋਹ । ਪਰਜਾਲਿ—ਚੰਗੀ ਤਰ੍ਹਾਂ ਸਾੜ ਦੇ ।  
ਚੀਨੈ—ਜੋ ਮਨੁੱਖ ਵੇਖਦਾ ਹੈ । ਤਤੁ—ਸਰਬ-ਵਿਆਪਕ ਜੋਤਿ । ਗਗਨ—ਆਕਾਸ਼, ਚਿੱਤ-ਰੂਪ ਆਕਾਸ਼, ਚਿਦਾਕਾਸ਼,  
ਦਿਮਾਗ । ਮੁਖਿ—ਮੂੰਹ ਵਿਚ । ੩।

ਭੋਜਨੁ—ਮੂਰਤੀ ਲਈ ਭੋਗ । ਭਾਉ—ਪ੍ਰੇਮ । ਭਰਮੁ—ਮਨ ਦੀ ਭਟਕਣਾ । ਪਾਹਰੂਅਰਾ—ਰਾਖਾ । ਛਬਿ—ਜਬ੍ਰਾ,  
ਤੇਜ । ਲਿਲਾਟ—ਮੱਥੇ ਉਤੇ । ਬਿਬੇਕੁ—ਦੋ ਚੀਜ਼ਾਂ ਦਾ ਨਿਖੇੜਾ ਕਰਨ ਦੀ ਸੂਝ । ੪।

ਆਚਾਰੀ—ਧਾਰਮਿਕ ਰਸਮਾਂ ਦੀ ਰਾਹੀਂ । ਕੀਮਤਿ—ਕਦਰ । ਅਸਟਦਸੀ—ਅਠਾਰਾਂ (ਪੁਰਾਣਾਂ) ਨੇ । ਚਹੁ—ਚਾਰ  
ਵੇਦਾਂ ਨੇ । ਸਤਿਗੁਰਿ—ਗੁਰੂ ਨੇ । ੫।

**ਅਰਥ :**—ਹੇ ਪਾਂਡੇ ! ਪਰਮਾਤਮਾ ਦੇ ਨਾਮ ਵਿਚ ਹੀ ਸੁੱਚ ਹੈ, ਮੈਂ ਤਾਂ ਪਰਮਾਤਮਾ ਦਾ ਨਾਮ-ਸਿਮਰਨ (-ਰੂਪ ਵੇਦ)  
ਪੜ੍ਹਦਾ ਹਾਂ, ਪ੍ਰਭੂ ਦੇ ਨਾਮ ਵਿਚ ਹੀ ਸਾਰੀਆਂ ਧਾਰਮਿਕ ਰਸਮਾਂ ਆ ਜਾਂਦੀਆਂ ਹਨ । ਤੂੰ ਭੀ ਇਸੇ ਤਰ੍ਹਾਂ ਪਰਮਾਤਮਾ  
ਦੇ ਗੁਣਾਂ ਦਾ ਵਿਚਾਰ ਕਰ । ੧। ਰਹਾਉ ।

(ਨਾਮ ਦੀ ਬਰਕਤਿ ਨਾਲ ਵਿਕਾਰਾਂ ਤੋਂ ਬਚਿਆ ਹੋਇਆ) ਮਨੁੱਖਾ ਸਰੀਰ ਹੀ (ਉੱਚ-ਜਾਤੀਆ) ਬ੍ਰਾਹਮਣ ਹੈ, (ਪਵਿਤ੍ਰ  
ਹੋਇਆ) ਮਨ (ਬ੍ਰਾਹਮਣ ਦੀ) ਧੋਤੀ ਹੈ । ਪਰਮਾਤਮਾ ਨਾਲ ਡੂੰਘੀ ਜਾਣ-ਪਛਾਣ ਜਨੇਊ ਹੈ ਤੇ ਪ੍ਰਭੂ-ਚਰਨਾਂ ਵਿਚ ਜੁੜੀ  
ਹੋਈ ਸੁਰਤਿ ਦੱਭ ਦਾ ਛੱਲਾ । ਮੈਂ ਤਾਂ (ਹੇ ਪਾਂਡੇ ! ) ਪਰਮਾਤਮਾ ਦਾ ਨਾਮ ਹੀ (ਦੱਛਣਾ) ਮੰਗਦਾ ਹਾਂ, ਸਿਫਤਿ-ਸਾਲਾਹ  
ਹੀ ਮੰਗਦਾ ਹਾਂ, ਤਾਕਿ ਗੁਰੂ ਦੀ ਕਿਰਪਾ ਨਾਲ (ਨਾਮ ਸਿਮਰ ਕੇ) ਪਰਮਾਤਮਾ ਵਿਚ ਲੀਨ ਰਹਾਂ । ੧।

(ਹੇ ਪਾਂਡੇ ! ) ਬਾਹਰਲਾ ਜਨੇਊ ਉਤਨਾ ਚਿਰ ਹੀ ਹੈ ਜਿਤਨਾ ਚਿਰ ਜੋਤਿ ਸਰੀਰ ਵਿਚ ਮੌਜੂਦ ਹੈ (ਫਿਰ ਇਹ ਕਿਸ ਕੰਮ ?) । ਪ੍ਰਭੂ ਦਾ ਨਾਮ ਹਿਰਦੇ ਵਿਚ ਸਾਂਭ—ਇਹੀ ਹੈ ਧੋਤੀ ਇਹੀ ਹੈ ਟਿੱਕਾ । ਇਹ ਨਾਮ ਹੀ ਲੋਕ ਪਰਲੋਕ ਵਿਚ ਸਾਥ ਨਿਭਾਹੁੰਦਾ ਹੈ । (ਹੇ ਪਾਂਡੇ ! ) ਨਾਮ ਵਿਸਾਰ ਕੇ ਹੋਰ ਹੋਰ ਧਾਰਮਿਕ ਰਸਮਾਂ ਨਾਹ ਭਾਲਦਾ ਫਿਰ । ੨।

(ਨਾਮ ਵਿਚ ਜੁੜ ਕੇ) ਮਾਇਆ ਦਾ ਮੋਹ (ਆਪਣੇ ਅੰਦਰੋਂ) ਚੰਗੀ ਤਰ੍ਹਾਂ ਸਾੜ ਦੇ—ਇਹੀ ਹੈ ਦੇਵ-ਪੂਜਾ । ਹਰ ਥਾਂ ਇਕ ਪਰਮਾਤਮਾ ਨੂੰ ਵੇਖ, (ਹੇ ਪਾਂਡੇ ! ) ਉਸ ਤੋਂ ਬਿਨਾ ਕਿਸੇ ਹੋਰ ਦੇਵਤੇ ਨੂੰ ਨਾਹ ਲੱਭਦਾ ਰਹੁ । ਜੇਹੜਾ ਮਨੁੱਖ ਹਰ ਥਾਂ ਵਿਆਪਕ ਪਰਮਾਤਮਾ ਨੂੰ ਪਛਾਣ ਲੈਂਦਾ ਹੈ, ਉਸ ਨੇ ਮਾਨੋ ਦਸਵੇਂ ਦੁਆਰ ਵਿਚ ਸਮਾਧੀ ਲਾਈ ਹੋਈ ਹੈ । ਜੋ ਮਨੁੱਖ ਪ੍ਰਭੂ ਦੇ ਨਾਮ ਨੂੰ ਸਦਾ ਆਪਣੇ ਮੂੰਹ ਵਿਚ ਰੱਖਦਾ ਹੈ (ਉਚਾਰਦਾ), ਉਹ (ਵੇਦ ਆਦਿਕ ਪੁਸਤਕਾਂ ਦੇ) ਵਿਚਾਰ ਪੜ੍ਹ ਰਿਹਾ ਹੈ । ੩।

(ਹੇ ਪਾਂਡੇ ! ਪ੍ਰਭੂ-ਚਰਨਾਂ ਨਾਲ) ਪ੍ਰੀਤ (ਜੋੜ, ਇਹ) ਹੈ (ਮੂਰਤੀ ਨੂੰ) ਭੋਗ, (ਇਸ ਦੀ ਬਰਕਤਿ ਨਾਲ) ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਡਰ ਲਹਿ ਜਾਂਦਾ ਹੈ । ਪ੍ਰਭੂ-ਰਾਖੇ ਦਾ ਤੇਜ (ਆਪਣੇ ਅੰਦਰ ਪ੍ਰਕਾਸ਼ ਕਰ) ਕੋਈ ਕਾਮਾਦਿਕ ਚੋਰ ਨੇੜੇ ਨਹੀਂ ਢੁਕਦਾ । ਜੋ ਮਨੁੱਖ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਉਸ ਨੇ, ਮਾਨੋ, ਮੱਥੇ ਉਤੇ ਤਿਲਕ ਲਾਇਆ ਹੋਇਆ ਹੈ । ਜੋ ਆਪਣੇ ਅੰਦਰ-ਵੱਸਦੇ ਪ੍ਰਭੂ ਨੂੰ ਪਛਾਣਦਾ ਹੈ ਉਹ ਚੰਗੇ ਮੰਦੇ ਕੰਮ ਦੀ ਪਰਖ ਸਿੱਖ ਲੈਂਦਾ ਹੈ (ਇਹੀ ਹੈ ਅਸਲ ਬਿਬੇਕ) । ੪।

(ਹੇ ਪਾਂਡੇ ! ) ਪਰਮਾਤਮਾ ਨਿਰੀਆਂ ਧਾਰਮਿਕ ਰਸਮਾਂ ਨਾਲ ਵੱਸ ਵਿਚ ਨਹੀਂ ਕੀਤਾ ਜਾ ਸਕਦਾ, ਵੇਦ ਆਦਿਕ ਪੁਸਤਕਾਂ ਦੇ ਪਾਠ ਪੜ੍ਹਿਆਂ ਭੀ ਉਸ ਦੀ ਕਦਰ ਨਹੀਂ ਪੈ ਸਕਦੀ । ਜਿਸ ਪਰਮਾਤਮਾ ਦਾ ਭੇਦ ਅਠਾਰਾਂ ਪੁਰਾਣਾਂ ਤੇ ਚਾਰ ਵੇਦਾਂ ਨੇ ਨਾਹ ਲੱਭਾ, ਹੇ ਨਾਨਕ ! ਸਤਿਗੁਰੂ ਨੇ (ਸਾਨੂੰ) ਉਹ (ਅੰਦਰ ਬਾਹਰ ਹਰ ਥਾਂ) ਵਿਖਾ ਦਿੱਤਾ ਹੈ । ੫। ੨੦।

ਆਸਾ ਮਹਲਾ ੧ ॥ ਸੇਵਕੁ ਦਾਸੁ ਭਗਤੁ ਜਨੁ ਸੋਈ ॥ ਠਾਕੁਰ ਕਾ ਦਾਸੁ ਗੁਰਮੁਖਿ ਹੋਈ ॥ ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥੧॥ ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥ ਗੁਰਮੁਖਿ ਸਾਚੇ ਸਾਚੈ ਦਰਬਾਰਿ ॥੧॥ ਰਹਾਉ ॥ ਸਚਾ ਅਰਜੁ ਸਚੀ ਅਰਦਾਸਿ ॥ ਮਹਲੀ ਖਸਮੁ ਸੁਣੇ ਸਾਬਾਸਿ ॥ ਸਚੈ ਤਖਤਿ ਬੁਲਾਵੈ ਸੋਇ ॥ ਦੇ ਵਡਿਆਈ ਕਰੇ ਸੁ ਹੋਇ ॥੨॥ ਤੇਰਾ ਤਾਣੁ ਤੂ ਹੈ ਦੀਬਾਣੁ ॥ ਗੁਰ ਕਾ ਸਬਦੁ ਸਚੁ ਨੀਸਾਣੁ ॥ ਮੰਨੇ ਹੁਕਮੁ ਸੁ ਪਰਗਟੁ ਜਾਇ ॥ ਸਚੁ ਨੀਸਾਣੈ ਠਾਕੁ ਨ ਪਾਇ ॥੩॥ ਪੰਡਿਤ ਪੜਹਿ ਵਖਾਣਹਿ ਵੇਦੁ ॥ ਅੰਤਰਿ ਵਸਤੁ ਨ ਜਾਣਹਿ ਭੇਦੁ ॥ ਗੁਰ ਬਿਨੁ ਸੋਈ ਬੁਝ ਨ ਹੋਇ ॥ ਸਾਚਾ ਰਵਿ ਰਹਿਆ ਪ੍ਰਭੁ ਸੋਇ ॥੪॥ ਕਿਆ ਹਉ ਆਖਾ ਆਖਿ ਵਖਾਣੀ ॥ ਤੂੰ ਆਪੇ ਜਾਣਹਿ ਸਰਬ ਵਿਡਾਣੀ ॥ ਨਾਨਕ ਏਕੋ ਦਰੁ ਦੀਬਾਣੁ ॥ ਗੁਰਮੁਖਿ ਸਾਚੁ ਤਹਾ ਗੁਦਰਾਣੁ ॥੫॥੨੧॥ {ਪੰਨਾ ੩੫੫}

**ਪਦ ਅਰਥ :**—ਗੁਰਮੁਖਿ—ਗੁਰੂ ਵਲ ਮੂੰਹ ਰੱਖਣ ਵਾਲਾ, ਜੋ ਗੁਰੂ ਦੇ ਸਨਮੁਖ ਰਹੇ, ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ । ਜਿਨਿ—ਜਿਸ ਪ੍ਰਭੂ ਨੇ । ਸਿਰਿ—ਸਿ੍ਰਸ਼ਟੀ । ਫੁਨਿ—ਮੁੜ । ਗੋਈ—ਨਾਸ ਕੀਤੀ । ੧।

ਸਬਦਿ—ਸ਼ਬਦ ਦੀ ਰਾਹੀਂ । ਵਿਚਾਰਿ—ਵੀਚਾਰ ਕੇ । ਸਾਚੇ—ਸੁਰਖਰੂ । ਦਰਬਾਰਿ—ਦਰਬਾਰ ਵਿਚ । ੧। ਰਹਾਉ।

ਅਰਜੁ—ਅਰਜੋਈ, ਬੇਨਤੀ । ਤਖਤਿ—ਤਖਤ ਉਤੇ । ਕਰੇ ਸੁ ਹੋਇ—ਸਭ ਕੁਝ ਕਰਨ ਦੇ ਸਮਰੱਥ । ੨।

ਤਾਣੁ—ਤਾਕਤ । ਦੀਬਾਣੁ—ਆਸਰਾ । ਨੀਸਾਣੁ—ਪਰਵਾਨਾ, ਰਾਹਦਾਰੀ । ਪਰਗਟੁ—ਮਸ਼ਹੂਰ, ਆਦਰ ਪਾ ਕੇ । ਨੀਸਾਣੈ—ਰਾਹਦਾਰੀ ਦੇ ਕਾਰਨ । ਠਾਕ—ਰੋਕ । ੩।

ਵਖਾਣਹਿ—ਵਖਿਆਨ ਕਰਦੇ ਹਨ, ਸਮਝਾਂਦੇ ਹਨ । ਬੁਝ—ਸਮਝ । ਰਵਿ ਰਹਿਆ—ਵਿਆਪਕ ਹੈ । ੪।

ਹਉ—ਮੈਂ । ਆਖਿ—ਆਖ ਕੇ । ਸਰਬ ਵਿਡਾਣੀ—ਹੇ ਸਾਰੇ ਅਸਚਰਜ ਕੌਤਕ ਕਰਨ ਵਾਲੇ ! ਗੁਦਰਾਣੁ—ਗੁਜਰਾਨ, ਜਿੰਦਗੀ ਦਾ ਸਹਾਰਾ {ਨੋਟ :—ਜਿਵੇਂ ਲਫਜ਼ 'ਕਾਜ਼ੀ' ਦਾ ਦੂਜਾ ਉਚਾਰਨ 'ਕਾਦੀ' ਹੈ, ਜਿਵੇਂ ਲਫਜ਼ 'ਨਜ਼ਰਿ' ਦਾ ਦੂਜਾ 'ਨਦਰਿ' ਹੈ, ਤਿਵੇਂ ਲਫਜ਼ 'ਗੁਜਰਾਣੁ' ਅਤੇ 'ਗੁਦਰਾਣੁ' ਹਨ} ।੫।

**ਅਰਥ :**—ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਸਦਾ-ਬਿਰ ਨਾਮ ਵਿਚਾਰ ਕੇ ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਸਦਾ-ਅਟੱਲ ਪ੍ਰਭੂ ਦੇ ਦਰਬਾਰ ਵਿਚ ਸੁਰਖਰੂ ਹੁੰਦੇ ਹਨ ।੧। ਰਹਾਉ।

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਦਾ ਦਾਸ ਬਣਦਾ ਹੈ, ਉਹੀ ਮਨੁੱਖ (ਅਸਲ) ਸੇਵਕ ਹੈ ਦਾਸ ਹੈ ਭਗਤ ਹੈ, (ਉਸ ਨੂੰ ਇਹ ਸਦਾ ਯਕੀਨ ਰਹਿੰਦਾ ਹੈ ਕਿ) ਜਿਸ ਪ੍ਰਭੂ ਨੇ ਇਹ ਸਿਸ਼ਟੀ ਰਚੀ ਹੈ ਉਹੀ ਇਸ ਨੂੰ ਮੁੜ ਨਾਸ ਕਰਦਾ ਹੈ, ਉਸ ਤੋਂ ਬਿਨਾ ਕੋਈ ਦੂਜਾ ਉਸ ਵਰਗਾ ਨਹੀਂ ਹੈ ।੧।

ਗੁਰੂ ਦੇ ਸਨਮੁਖ ਰਹਿ ਕੇ ਕੀਤੀ ਹੋਈ ਅਰਜ਼ੋਈ ਤੇ ਅਰਦਾਸ ਹੀ ਅਸਲ (ਅਰਜ਼ੋਈ ਅਰਦਾਸ) ਹੈ, ਮਹਲ ਦਾ ਮਾਲਕ ਖਸਮ-ਪ੍ਰਭੂ ਉਸ ਅਰਦਾਸ ਨੂੰ ਸੁਣਦਾ ਹੈ ਤੇ ਆਦਰ ਦੇਂਦਾ ਹੈ (ਸ਼ਾਬਾਸ਼ ਆਖਦਾ ਹੈ), ਆਪਣੇ ਸਦਾ-ਅਟੱਲ ਤਖ਼ਤ ਉਤੇ (ਬੈਠਾ ਹੋਇਆ ਪ੍ਰਭੂ) ਉਸ ਸੇਵਕ ਨੂੰ ਸੱਦਦਾ ਹੈ, ਤੇ ਉਹ ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਉਸ ਨੂੰ ਮਾਣ-ਆਦਰ ਦੇਂਦਾ ਹੈ ।੨।

(ਹੇ ਪ੍ਰਭੂ ! ) ਗੁਰਮੁਖਿ ਨੂੰ ਤੇਰਾ ਹੀ ਤਾਣ ਹੈ ਤੇਰਾ ਹੀ ਆਸਰਾ ਹੈ, ਗੁਰੂ ਦਾ ਸ਼ਬਦ ਹੀ ਉਸ ਦੇ ਪਾਸ ਸਦਾ-ਬਿਰ ਰਹਿਣ ਵਾਲਾ ਪਰਵਾਨਾ ਹੈ, ਗੁਰਮੁਖਿ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ ਤੇ) ਮੰਨਦਾ ਹੈ, ਜਗਤ ਵਿਚ ਸੋਭਾ ਖੱਟ ਕੇ ਜਾਂਦਾ ਹੈ, ਗੁਰ-ਸ਼ਬਦ ਦੀ ਸੱਚੀ ਰਾਹਦਾਰੀ ਦੇ ਕਾਰਨ ਉਸ ਦੀ ਜਿੰਦਗੀ ਦੇ ਰਸਤੇ ਵਿਚ ਕੋਈ ਵਿਕਾਰ ਰੋਕ ਨਹੀਂ ਪਾਂਦਾ ।੩।

ਪੰਡਿਤ ਲੋਕ ਵੇਦ ਪੜ੍ਹਦੇ ਹਨ ਤੇ ਹੋਰਨਾਂ ਨੂੰ ਵਿਆਖਿਆ ਕਰ ਕੇ ਸੁਣਾਂਦੇ ਹਨ, ਪਰ (ਨਿਰੀ ਵਿੱਦਿਆ ਦੇ ਮਾਣ ਵਿਚ ਰਹਿ ਕੇ) ਇਹ ਭੇਦ ਨਹੀਂ ਜਾਣਦੇ ਕਿ ਪਰਮਾਤਮਾ ਦਾ ਨਾਮ-ਪਦਾਰਥ ਅੰਦਰ ਹੀ ਮੌਜੂਦ ਹੈ । ਸਦਾ-ਬਿਰ ਪ੍ਰਭੂ ਹਰੇਕ ਦੇ ਅੰਦਰ ਵਿਆਪਕ ਹੈ, ਪਰ ਇਹ ਸਮਝ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਹੀਂ ਆਉਂਦੀ ।੪।

ਹੇ ਚੋਜੀ ਪ੍ਰਭੂ ! ਗੁਰੂ ਦੇ ਸਨਮੁਖ ਰਹਿਣ ਦਾ ਮੈਂ ਕੀਹ ਜ਼ਿਕਰ ਕਰਾਂ ? ਕੀਹ ਆਖ ਕੇ ਸੁਣਾਵਾਂ ? ਤੂੰ (ਇਸ ਭੇਦ ਨੂੰ) ਆਪ ਹੀ ਜਾਣਦਾ ਹੈਂ ।

ਹੇ ਨਾਨਕ ! ਗੁਰਮੁਖਿ ਵਾਸਤੇ ਪ੍ਰਭੂ ਦਾ ਹੀ ਇਕ ਦਰਵਾਜ਼ਾ ਹੈ ਆਸਰਾ ਹੈ ਜਿਥੇ ਗੁਰੂ ਦੇ ਸਨਮੁਖ ਰਹਿ ਕੇ ਸਿਮਰਨ ਕਰਨਾ ਉਸ ਦੀ ਜਿੰਦਗੀ ਦਾ ਸਹਾਰਾ ਬਣਿਆ ਰਹਿੰਦਾ ਹੈ ।੫।੨੧।

ਆਸਾ ਮਹਲਾ ੧ ॥ ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ ਦੁਖੁ ਪਾਈ ॥ ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥੧॥ ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥ ਸਰਬੀ ਰੰਗੀ ਰੂਪੀ ਤੂੰ ਹੈ ਤਿਸੁ ਬਖਸੇ ਜਿਸੁ ਨਦਰਿ ਕਰੇ ॥੧॥ ਰਹਾਉ ॥ ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥ ਸਖੀ ਸਾਜਨੀ ਕੇ ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥੨॥ ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥ ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥੩॥ ਆਸਾ ਮਨਸਾ ਦੋਉ ਬਿਨਾਸਤ ਤਿਹੁ ਗੁਣ ਆਸ ਨਿਰਾਸ ਭਈ ॥ ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥੪॥ ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥ ਨਾਨਕ ਰਾਮਨਾਮਿ ਮਨੁ ਰਾਤਾ ਗੁਰਮਤਿ ਪਾਏ ਸਹਜ ਸੇਵਾ ॥੫॥੨੨॥ {ਪੰਨਾ ੩੫੫}

**ਪਦ ਅਰਥ :**—ਕਾਚੀ ਗਾਗਰਿ—ਕੱਚਾ ਘੜਾ । ਦੇਹ—ਸਰੀਰ । ਦੁਹੇਲੀ—ਦੁਖਾਲੀ, ਦੁਖਾਲਯ, ਦੁੱਖਾਂ ਦਾ ਘਰ ਬਣੀ ਹੋਈ । ਦੁਤਰੁ—ਜਿਸ ਨੂੰ ਤਰਨਾ ਔਖਾ ਹੈ ।੧।

ਹਰੇ—ਹੇ ਹਰੀ ! ਰੰਗੀ ਰੂਪੀ—ਰੰਗਾਂ ਵਿਚ ਰੂਪਾਂ ਵਿਚ ।੧।ਰਹਾਉ।

ਸਾਸੁ—ਸੱਸ, ਮਾਇਆ {ਨੋਟ :—ਲਫਜ਼ ‘ਸਾਸੁ’ ਸੰਸਕ੍ਰਿਤ ਦਾ ਲਫਜ਼ (੨ਕਸ਼੍ਰ) ਸ੍ਰਸ਼ੂ ਹੈ । \_ ਅੰਤ ਵਿਚ ਹੋਣ ਕਰਕੇ ਵੇਖਣ ਨੂੰ ਪੁਲਿੰਗ ਜਾਪਦਾ ਹੈ, ਪਰ ਹੈ ਇਸਤ੍ਰੀਲਿੰਗ} । ਘਰਿ—ਘਰ ਵਿਚ । ਬੁਰੀ—ਚੰਦਰੀ । ਸਖੀ ਸਾਜਨੀ—ਸਜਨੀਆਂ ਸਹੇਲੀਆਂ, ਸਤਸੰਗੀ । ਹਉ—ਮੈਂ । ਸਰੇਵਉ—ਮੈਂ ਸੇਵਾ ਕਰਦੀ ਹਾਂ ।੨।

ਆਪੁ—ਆਪਣੇ ਆਪ ਨੂੰ । ਮਾਰਿ—ਮਾਰ ਕੇ । ਕਰਹਿ—ਤੂੰ ਕਰਦਾ ਹੈਂ ।੩।

ਆਸਾ—ਉਮੀਦ । ਮਨਸਾ—ਮਨ ਦਾ ਫੁਰਨਾ, ਤਾਂਘ, ਲਾਲਸਾ । ਤੁਰੀਆਵਸਥਾ—ਉਹ ਆਤਮਕ ਹਾਲਤ ਜਿਥੇ ਮਾਇਆ ਪੋਹ ਨਹੀਂ ਸਕਦੀ ।੪।

ਗਿਆਨ—ਧਰਮ-ਚਰਚਾ । ਧਿਆਨ—ਸਮਾਧੀਆਂ । ਸਭਿ—ਸਾਰੇ । ਅਲਖ—ਜਿਸ ਦੇ ਗੁਣ ਬਿਆਨ ਨ ਹੋ ਸਕਣ । ਅਭੇਵ—ਜਿਸ ਦਾ ਭੇਦ ਨ ਪਾਇਆ ਜਾ ਸਕੇ । ਨਾਮਿ—ਨਾਮ ਵਿਚ । ਸੇਵਾ—ਸਿਮਰਨ । ਸਹਜ ਸੇਵਾ—ਅਡੋਲ ਅਵਸਥਾ ਵਿਚ ਟਿਕ ਕੇ ਸਿਮਰਨ ।੫।

**ਅਰਥ** :—{ਨੋਟ :—ਦਰਿਆਵਾਂ ਦੇ ਕੰਢਿਆਂ ਦੇ ਤਾਰੂ ਬੰਦੇ ਹੜ੍ਹਾਂ ਦੀ ਰੁੱਤੇ ਪੱਕੇ ਘੜੇ ਦਾ ਆਸਰਾ ਲੈ ਕੇ ਦਰਿਆ ਤੋਂ ਪਾਰ ਲੰਘ ਜਾਂਦੇ ਹਨ । ਰਾਵੀ ਦੇ ਕੰਢੇ ਰਹਿੰਦਿਆਂ ਇਹ ਅੱਖੀਂ ਵੇਖਿਆ ਨਜ਼ਾਰਾ ਇਥੇ ਦ੍ਰਿਸ਼ਟਾਂਤ ਦੇ ਤੌਰ ਤੇ ਵਰਤਦੇ ਹਨ} ।

(ਨਿੱਤ ਵਿਕਾਰਾਂ ਵਿਚ ਖਚਿਤ ਰਹਿਣ ਕਰਕੇ) ਇਹ ਸਰੀਰ ਦੁੱਖਾਂ ਦਾ ਘਰ ਬਣਿਆ ਪਿਆ ਹੈ (ਵਿਕਾਰਾਂ ਦੇ ਅਸਰ ਹੇਠੋਂ ਨਹੀਂ ਨਿਕਲਦਾ) ਤੇ ਕੱਚੇ ਘੜੇ ਸਮਾਨ ਹੈ (ਜੋ ਤੁਰਤ ਪਾਣੀ ਵਿਚ ਗਲ ਜਾਂਦਾ ਹੈ), ਪੈਦਾ ਹੁੰਦਾ ਹੈ, (ਸਾਰੀ ਉਮਰ) ਦੁੱਖ ਪਾਂਦਾ ਹੈ ਤੇ ਫਿਰ ਨਾਸ ਹੋ ਜਾਂਦਾ ਹੈ (ਇਕ ਪਾਸੇ ਤਾਂ ਕੱਚੇ ਘੜੇ ਵਰਗਾ ਇਹ ਸਰੀਰ ਹੈ, ਦੂਜੇ ਪਾਸੇ) ਇਹ ਜਗਤ ਇਕ ਐਸਾ ਸਮੁੰਦਰ ਹੈ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ, (ਇਸ ਵਿਕਾਰ-ਭਰੇ ਸਰੀਰ ਦਾ ਆਸਰਾ ਲੈ ਕੇ) ਇਸ ਵਿਚੋਂ ਤਰਿਆ ਨਹੀਂ ਜਾ ਸਕਦਾ, ਗੁਰੂ ਪਰਮਾਤਮਾ ਦਾ ਆਸਰਾ ਲੈਣ ਤੋਂ ਬਿਨਾ ਪਾਰ ਨਹੀਂ ਲੰਘ ਸਕੀਦਾ ।੧।

ਹੇ ਮੇਰੇ ਪਿਆਰੇ ਹਰੀ ! ਮੇਰਾ ਤੈਥੋਂ ਬਿਨਾ ਹੋਰ ਕੋਈ (ਆਸਰਾ) ਨਹੀਂ, ਤੈਥੋਂ ਬਿਨਾ ਮੇਰਾ ਕੋਈ ਨਹੀਂ । ਤੂੰ ਸਾਰੇ ਰੰਗਾਂ ਵਿਚ ਸਾਰੇ ਰੂਪਾਂ ਵਿਚ ਮੌਜੂਦ ਹੈਂ । (ਹੇ ਭਾਈ ! ) ਜਿਸ ਜੀਵ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਬਖਸ਼ ਲੈਂਦਾ ਹੈ ।੧।ਰਹਾਉ।

(ਮੇਰਾ ਪ੍ਰਭੂ-ਪਤੀ ਮੇਰੇ ਹਿਰਦੇ-ਘਰ ਵਿਚ ਹੀ ਵੱਸਦਾ ਹੈ, ਪਰ) ਇਹ ਭੈੜੀ ਸੱਸ (ਮਾਇਆ) ਮੈਨੂੰ ਹਿਰਦੇ-ਘਰ ਵਿਚ ਟਿਕਣ ਹੀ ਨਹੀਂ ਦੇਂਦੀ (ਭਾਵ, ਮੇਰੇ ਮਨ ਨੂੰ ਸਦਾ ਬਾਹਰ ਮਾਇਕ ਪਦਾਰਥਾਂ ਦੇ ਪਿੱਛੇ ਭਜਾਈ ਫਿਰਦੀ ਹੈ) ਇਹ ਚੰਦਰੀ ਮੈਨੂੰ ਪਤੀ ਨਾਲ ਮਿਲਣ ਨਹੀਂ ਦੇਂਦੀ । (ਇਸ ਚੰਦਰੀ ਤੋਂ ਬਚਣ ਲਈ) ਮੈਂ ਸਤਸੰਗੀ ਸਹੇਲੀਆਂ ਦੇ ਚਰਨਾਂ ਦੀ ਸੇਵਾ ਕਰਦੀ ਹਾਂ (ਸਤਸੰਗ ਵਿਚ ਗੁਰੂ ਮਿਲਦਾ ਹੈ), ਗੁਰੂ ਦੀ ਕਿਰਪਾ ਨਾਲ ਪਤੀ-ਪ੍ਰਭੂ ਮੇਰੇ ਤੇ ਮੇਹਰ ਦੀ ਨਜ਼ਰ ਕਰਦਾ ਹੈ ।੨।

ਹੇ ਪ੍ਰਭੂ ! (ਗੁਰੂ ਦੀ ਕਿਰਪਾ ਨਾਲ) ਜਦੋਂ ਮੈਂ ਆਪਣੇ ਆਪ ਨੂੰ ਸਵਾਰ ਕੇ ਆਪਣਾ ਮਨ ਮਾਰ ਕੇ ਵੇਖਿਆ ਤਾਂ (ਮੈਨੂੰ ਦਿੱਸ ਪਿਆ ਕਿ) ਤੇਰੇ ਵਰਗਾ ਮਿੱਝ ਹੋਰ ਕੋਈ ਨਹੀਂ ਹੈ । ਸਾਨੂੰ ਜੀਵਾਂ ਨੂੰ ਤੂੰ ਜਿਸ ਹਾਲਤ ਵਿਚ ਰੱਖਦਾ ਹੈਂ, ਉਸੇ ਹਾਲਤ ਵਿਚ ਹੀ ਅਸੀਂ ਰਹਿ ਸਕਦੇ ਹਾਂ । ਦੁਖ ਭੀ ਤੂੰ ਹੀ ਦੇਂਦਾ ਹੈਂ, ਸੁਖ ਭੀ ਤੂੰ ਹੀ ਦੇਂਦਾ ਹੈਂ । ਜੇ ਕੁਝ ਤੂੰ ਕਰਦਾ ਹੈਂ; ਉਹੀ ਹੁੰਦਾ ਹੈ ।੩।

ਗੁਰੂ ਦੀ ਸਰਨ ਪਿਆਂ ਹੀ ਮਾਇਆ ਵਾਲੀ ਆਸ ਤੇ ਲਾਲਸਾ ਮਿਟਦੀਆਂ ਹਨ, ਤ੍ਰਿਗੁਣੀ ਮਾਇਆ ਦੀਆਂ ਆਸਾਂ ਤੋਂ ਨਿਰਲੇਪ ਰਹਿ ਸਕੀਦਾ ਹੈ । ਜਦੋਂ ਸਤਸੰਗ ਦਾ ਆਸਰਾ ਲਈਏ, ਜਦੋਂ ਗੁਰੂ ਦੇ ਦੱਸੇ ਹੋਏ ਰਾਹੇ ਤੁਰੀਏ, ਤਦੋਂ ਹੀ ਉਹ ਆਤਮਕ ਅਵਸਥਾ ਬਣਦੀ ਹੈ ਜਿਥੇ ਮਾਇਆ ਪੋਹ ਨ ਸਕੇ ।੪।

ਜਿਸ ਮਨੁੱਖ ਦੇ ਹਿਰਦੇ ਵਿਚ ਅਲੱਖ ਤੇ ਅਭੇਦ ਪਰਮਾਤਮਾ ਵੱਸ ਪਏ, ਉਸ ਨੂੰ ਮਾਨੋ ਸਾਰੇ ਜਪ ਤਪ ਗਿਆਨ ਧਿਆਨ ਪ੍ਰਾਪਤ ਹੋ ਗਏ । ਹੇ ਨਾਨਕ ! ਗੁਰੂ ਦੀ ਮਤਿ ਤੇ ਤੁਰਿਆਂ ਮਨ ਪ੍ਰਭੂ ਦੇ ਨਾਮ ਵਿਚ ਰੰਗਿਆ ਜਾਂਦਾ ਹੈ; ਮਨ ਅਡੋਲ ਅਵਸਥਾ ਵਿਚ ਟਿਕ ਕੇ ਸਿਮਰਨ ਕਰਦਾ ਹੈ ।੫।੨੨।

ਆਸਾ ਮਹਲਾ ੧ ਪੰਚਪਦੇ ॥ ਮੋਹੁ ਕੁਟੰਬੁ ਮੋਹੁ ਸਭ ਕਾਰ ॥ ਮੋਹੁ ਤੁਮ ਤਜਹੁ ਸਗਲ ਵੇਕਾਰ ॥੧॥ ਮੋਹੁ ਅਰੁ ਭਰਮੁ ਤਜਹੁ ਤੁਮ ਬੀਰ ॥ ਸਾਚੁ ਨਾਮੁ ਰਿਦੇ ਰਵੈ ਸਰੀਰ ॥੧॥ ਰਹਾਉ ॥ ਸਚੁ ਨਾਮੁ ਜਾ ਨਵਨਿਧਿ ਪਾਈ ॥ ਰੋਵੈ ਪੂਤੁ ਨ ਕਲਪੈ ਮਾਈ ॥੨॥ ਏਤੁ ਮੋਹਿ ਡੂਬਾ ਸੰਸਾਰੁ ॥ ਗੁਰਮੁਖਿ ਕੋਈ ਉਤਰੈ ਪਾਰਿ ॥੩॥ ਏਤੁ ਮੋਹਿ ਫਿਰਿ ਜੂਨੀ ਪਾਰਿ ॥ ਮੋਹੇ ਲਾਗਾ ਜਮਪੁਰਿ ਜਾਹਿ ॥੪॥ ਗੁਰ ਦੀਖਿਆ ਲੇ ਜਪੁ ਤਪੁ ਕਮਾਹਿ ॥ ਨਾ ਮੋਹੁ ਤੂਟੈ ਨਾ ਥਾਇ ਪਾਰਿ ॥੫॥ ਨਦਰਿ ਕਰੇ ਤਾ ਏਹੁ ਮੋਹੁ ਜਾਇ ॥ ਨਾਨਕ ਹਰਿ ਸਿਉ ਰਹੈ ਸਮਾਇ ॥੬॥੨੩॥ {ਪੰਨਾ ੩੫੬}

ਨੋਟ :—ਸ਼ਬਦ ਨੰ: ੧੯ ਦਾ ਸਿਰਲੇਖ ਸੀ “ਪੰਚ ਪਦੇ” । ਸੋ, ਸ਼ਬਦ ਨੰ: ੨੪ ਤਕ ‘ਪੰਚ ਪਦੇ’ ਹੀ ਹਨ । ਪਰ ਇਥੇ ਫਿਰ ਸਿਰਲੇਖ ਆ ਗਿਆ “ਪੰਚ ਪਦੇ” । ਇਹ ‘ਪੰਚਪਦੇ’ ਉਸ ਸੰਗ੍ਰਹ ਦਾ ਹਿੱਸਾ ਹੀ ਹਨ, ਉਂਵ ਇਹਨਾਂ ਦੇ ‘ਬੰਦ’ ਛੋਟੇ ਹਨ । ਇਹ ਸ਼ਬਦ ਨੰ: ੨੩ ਛੇ ਬੰਦਾਂ ਦਾ ਹੈ, ਪਰ ਸਿਰਲੇਖ ਆਮ ਤੌਰ ਤੇ ਚਉਪਦੇ ਪੰਚਪਦੇ ਦੁਪਦੇ ਹੀ ਹਨ । ‘ਛੇਪਦਾ’ ਸਿਰਲੇਖ ਕਦੇ ਨਹੀਂ ਵਰਤਿਆ ਗਿਆ । ਸੋ, ਇਸ ਨੂੰ ‘ਪੰਚਪਦਾ’ ਹੀ ਕਿਹਾ ਗਿਆ ਹੈ ।

ਪਦ ਅਰਥ :—ਕੁਟੰਬੁ—ਪਰਵਾਰ, ਪਰਵਾਰ ਦੀ ਮਮਤਾ ।੧।

ਬੀਰ—ਹੇ ਵੀਰ ! ਹੇ ਭਾਈ ! ਸਰੀਰ—(ਭਾਵ,) ਮਨੁੱਖ । ਰਵੈ—ਸਿਮਰਦਾ ਹੈ ।੧।ਰਹਾਉ।

ਜਾ—ਜਦੋਂ । ਨਵਨਿਧਿ—ਨੌ ਖਜ਼ਾਨੇ । ਪੂਤੁ—ਮਾਇਆ ਦਾ ਪੁੱਤਰ ਮਨ, ਮਾਇਆ-ਵੇੜ੍ਹਿਆ ਮਨ । ਮਾਈ-ਮਾਇਆ (ਦੀ ਖਾਤਰ) ।੨।

ਏਤੁ—ਇਸ ਵਿਚ । ਮੋਹਿ—ਮੋਹ ਵਿਚ । ਏਤੁ ਮੋਹਿ—ਇਸ ਮੋਹ ਵਿਚ ।੩।

ਪਾਰਿ—ਤੂੰ ਪਏਂਗਾ । ਜਮਪੁਰਿ—ਜਮ ਦੇ ਦੇਸ਼ ਵਿਚ । ਜਾਹਿ—ਤੂੰ ਜਾਵੇਂਗਾ ।੪।

ਦੀਖਿਆ—ਸਿੱਖਿਆ । ਕਮਾਹਿ—ਲੋਕ ਕਮਾਂਦੇ ਹਨ । ਥਾਇ ਪਾਰਿ—ਕਬੂਲ ਹੁੰਦੇ ਹਨ ।੫।

ਰਹੈ ਸਮਾਇ—ਲੀਨ ਹੋਇਆ ਰਹਿੰਦਾ ਹੈ ।੬।

ਅਰਥ :—ਹੇ ਭਾਈ ! (ਦੁਨੀਆ ਦਾ) ਮੋਹ ਛੱਡ ਅਤੇ ਮਨ ਦੀ ਭਟਕਣਾ ਦੂਰ ਕਰ । (ਮੋਹ ਤਿਆਗਿਆਂ ਹੀ) ਮਨੁੱਖ ਪਰਮਾਤਮਾ ਦਾ ਅਟੱਲ ਨਾਮ ਹਿਰਦੇ ਵਿਚ ਸਿਮਰ ਸਕਦਾ ਹੈ ।੧।ਰਹਾਉ।

(ਹੇ ਭਾਈ ! ) ਮੋਹ (ਮਨੁੱਖ ਦੇ ਮਨ ਵਿਚ) ਪਰਵਾਰ ਦੀ ਮਮਤਾ ਪੈਦਾ ਕਰਦਾ ਹੈ, ਮੋਹ (ਜਗਤ ਦੀ) ਸਾਰੀ ਕਾਰ ਚਲਾ ਰਿਹਾ ਹੈ, (ਪਰ ਮੋਹ ਹੀ) ਵਿਕਾਰ ਪੈਦਾ ਕਰਦਾ ਹੈ, (ਇਸ ਵਾਸਤੇ) ਮੋਹ ਨੂੰ ਛੱਡ ।੧।

ਜਦੋਂ ਮਨੁੱਖ ਪਰਮਾਤਮਾ ਦਾ ਸਦਾ-ਥਿਰ ਨਾਮ (-ਰੂਪ) ਨੌ-ਨਿਧਿ ਪ੍ਰਾਪਤ ਕਰ ਲੈਂਦਾ ਹੈ (ਤਾਂ ਉਸ ਦਾ ਮਨ ਮਾਇਆ ਦਾ ਪੁੱਤਰ ਨਹੀਂ ਬਣਿਆ ਰਹਿੰਦਾ, ਫਿਰ) ਮਨ ਮਾਇਆ ਦੀ ਖਾਤਰ ਰੋਂਦਾ ਨਹੀਂ ਕਲਪਦਾ ਨਹੀਂ ।੨।

ਇਹ ਮੋਹ ਵਿਚ ਸਾਰਾ ਜਗਤ ਡੁੱਬਾ ਪਿਆ ਹੈ, ਕੋਈ ਵਿਰਲਾ ਮਨੁੱਖ ਜੋ ਗੁਰੂ ਦੇ ਦੱਸੇ ਰਸਤੇ ਤੇ ਤੁਰਦਾ ਹੈ (ਮੋਹ ਦੇ ਸਮੁੰਦਰ ਵਿਚੋਂ) ਪਾਰ ਲੰਘਦਾ ਹੈ ।੩।

(ਹੇ ਭਾਈ ! ) ਇਸ ਮੋਹ ਵਿਚ (ਫਸਿਆ ਹੋਇਆ) ਤੂੰ ਮੁੜ ਮੁੜ ਜੂਨਾਂ ਵਿਚ ਪਏਂਗਾ, ਮੋਹ ਵਿਚ ਹੀ ਜਕੜਿਆ ਹੋਇਆ ਤੂੰ ਜਮਰਾਜ ਦੇ ਦੇਸ਼ ਵਿਚ ਜਾਵੇਂਗਾ ।੪।

ਜੇਹੜੇ ਬੰਦੇ (ਰਿਵਾਜੀ) ਗੁਰੂ ਦੀ ਸਿੱਖਿਆ ਲੈ ਕੇ ਜਪ ਤਪ ਕਮਾਂਦੇ ਹਨ, ਉਹਨਾਂ ਦਾ ਮੋਹ ਟੁੱਟਦਾ ਨਹੀਂ, (ਇਹਨਾਂ ਜਪਾਂ ਤਪਾਂ ਨਾਲ) ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਨਹੀਂ ਹੁੰਦੇ ।੫।

ਹੇ ਨਾਨਕ ! ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਸ ਦਾ ਇਹ ਮੋਹ ਦੂਰ ਹੁੰਦਾ ਹੈ, ਉਹ ਸਦਾ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੬।੨੩।

ਆਸਾ ਮਹਲਾ ੧ ॥ ਆਪਿ ਕਰੇ ਸਚੁ ਅਲਖ ਅਪਾਰੁ ॥ ਹਉ ਪਾਪੀ ਤੂੰ ਬਖਸਣਹਾਰੁ ॥੧॥ ਤੇਰਾ ਭਾਣਾ ਸਭੁ ਕਿਛੁ ਹੋਵੈ ॥ ਮਨ ਹਠਿ ਕੀਚੈ ਅੰਤਿ ਵਿਗੋਵੈ ॥੧॥ ਰਹਾਉ ॥ ਮਨਮੁਖ ਕੀ ਮਤਿ ਕੂੜਿ ਵਿਆਪੀ ॥ ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥੨॥ ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥ ਜੋ ਉਪਜੈ ਸੋ ਅਲਖ ਅਭੇਵਹੁ ॥੩॥ ਐਸਾ ਹਮਰਾ ਸਖਾ ਸਹਾਈ ॥ ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥੪॥ ਸਗਲੀ ਸਉਦੀ ਤੋਟਾ ਆਵੈ ॥ ਨਾਨਕ ਰਾਮ ਨਾਮੁ ਮਨਿ ਭਾਵੈ ॥੫॥੨੪॥ {ਪੰਨਾ ੩੫੬}

**ਪਦ ਅਰਥ :**—ਸਚੁ—ਸਦਾ ਕਾਇਮ ਰਹਿਣ ਵਾਲਾ । ਅਲਖੁ—ਜਿਸ ਦਾ ਸਰੂਪ ਬਿਆਨ ਨ ਹੋ ਸਕੇ ।੧।

ਤੇਰਾ ਭਾਣਾ—ਜੋ ਕੁਝ ਤੈਨੂੰ ਚੰਗਾ ਲੱਗਦਾ ਹੈ । ਹਠਿ—ਹਠ ਨਾਲ । ਅੰਤਿ—ਆਖਰ ਨੂੰ । ਵਿਗੋਵੈ—ਖੁਆਰ ਹੁੰਦਾ ਹੈ ।੧।ਰਹਾਉ।

ਮਨਮੁਖ—ਜੋ ਆਪਣੇ ਮਨ ਦੇ ਪਿਛੇ ਤੁਰਦਾ ਹੈ । ਕੂੜਿ—ਕੂੜ ਵਿਚ, ਮਾਇਆ ਦੇ ਮੋਹ ਵਿਚ । ਵਿਆਪੀ—ਗ੍ਰਸੀ ਰਹਿੰਦੀ ਹੈ, ਫਸੀ ਰਹਿੰਦੀ ਹੈ । ਪਾਪਿ—ਪਾਪ ਦੇ ਕਾਰਨ । ਸੰਤਾਪੀ—ਦੁਖੀ ।੨।

ਦੁਰਮਤਿ—ਭੈੜੀ ਮਤਿ । ਤਿਆਗਿ—ਛੱਡ ਕੇ । ਲਾਹਾ—ਲਾਭ । ਅਭੇਵਹੁ—ਅਭੇਵ ਪ੍ਰਭੂ ਤੋਂ ।੩।

ਸਹਾਈ—ਮਦਦ ਕਰਨ ਵਾਲਾ । ਦ੍ਰਿੜਾਈ—ਮਨ ਵਿਚ ਪੱਕੀ ਕਰ ਦਿੱਤੀ ।੪।

ਸਉਦੀ—ਸੌਦਿਆਂ ਵਿਚ । ਤੋਟਾ—ਘਾਟਾ । ਮਨਿ—ਮਨ ਵਿਚ ।੫।

**ਅਰਥ :**—(ਜੋ ਕੁਝ ਜਗਤ ਵਿਚ ਹੋ ਰਿਹਾ ਹੈ) ਸਦਾ ਕਾਇਮ ਰਹਿਣ ਵਾਲਾ ਅਲੱਖ ਬੇਅੰਤ ਪਰਮਾਤਮਾ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਕਰ ਰਿਹਾ ਹੈ । (ਹੇ ਪ੍ਰਭੂ ! ਇਹ ਅਟੱਲ ਨਿਯਮ ਭੁਲਾ ਕੇ) ਮੈਂ ਗੁਨਹਗਾਰ ਹਾਂ (ਪੁਰ ਫਿਰ ਭੀ) ਤੂੰ ਬਖਸ਼ਿਸ਼ ਕਰਨ ਵਾਲਾ ਹੈਂ ।੧।

ਜਗਤ ਵਿਚ ਜੋ ਕੁਝ ਹੁੰਦਾ ਹੈ ਸਭ ਕੁਝ ਉਹੀ ਹੁੰਦਾ ਹੈ ਜੋ (ਹੇ ਪ੍ਰਭੂ ! ) ਤੈਨੂੰ ਚੰਗਾ ਲੱਗਦਾ ਹੈ, (ਪਰ ਇਹ ਅਟੱਲ ਸਚਾਈ ਵਿਸਾਰ ਕੇ) ਮਨੁੱਖ ਨਿਰੇ ਆਪਣੇ ਮਨ ਦੇ ਹਠ ਨਾਲ (ਭਾਵ, ਨਿਰੀ ਆਪਣੀ ਅਕਲ ਦਾ ਆਸਰਾ ਲੈ ਕੇ) ਕੰਮ ਕਰਨ ਤੇ ਆਖਰ ਖੁਆਰ ਹੁੰਦਾ ਹੈ ।੧।ਰਹਾਉ।

(ਨਿਰੇ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਦੀ ਅਕਲ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈ, (ਇਸ ਤਰ੍ਹਾਂ) ਪ੍ਰਭੂ ਦੇ ਸਿਮਰਨ ਤੋਂ ਖੁੰਝ ਕੇ (ਮਾਇਆ ਦੇ ਲਾਲਚ ਵਿਚ ਕੀਤੇ) ਕਿਸੇ ਮੰਦ-ਕਰਮ ਦੇ ਕਾਰਨ ਦੁਖੀ ਹੁੰਦੀ ਹੈ ।੨।

(ਹੇ ਭਾਈ ! ਮਾਇਆ ਦੇ ਮੋਹ ਵਿਚ ਫਸੀ) ਭੈੜੀ ਮਤਿ ਤਿਆਗ ਕੇ ਕੁਝ ਆਤਮਕ ਲਾਭ ਭੀ ਖੱਟੋ, (ਇਹ ਯਕੀਨ ਲਿਆਵੋ ਕਿ) ਜੋ ਕੁਝ ਪੈਦਾ ਹੋਇਆ ਹੈ, ਉਸ ਅਲਖ ਤੇ ਅਭੇਦ ਪ੍ਰਭੂ ਤੋਂ ਹੀ ਪੈਦਾ ਹੋਇਆ ਹੈ (ਭਾਵ, ਪਰਮਾਤਮਾ ਸਭ ਕੁਝ ਕਰਨ ਦੇ ਸਮਰੱਥ ਹੈ) ।੩।

(ਅਸੀਂ ਜੀਵ ਮੁੜ ਮੁੜ ਭੁੱਲਦੇ ਹਾਂ ਤੇ ਆਪਣੀ ਅਕਲ ਤੇ ਮਾਣ ਕਰਦੇ ਹਾਂ, ਪਰ) ਸਾਡਾ ਮਿੱਝ ਪ੍ਰਭੂ ਸਦਾ ਸਹਾਇਤਾ ਕਰਨ ਵਾਲਾ ਹੈ (ਉਸ ਦੀ ਮੇਹਰ ਨਾਲ) ਜੋ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ, ਗੁਰੂ ਉਸ ਨੂੰ ਪਰਮਾਤਮਾ ਦੀ ਭਗਤੀ ਦੀ ਹੀ ਤਾਕੀਦ ਕਰਦਾ ਹੈ ।੪।

(ਪ੍ਰਭੂ ਦਾ ਸਿਮਰਨ ਵਿਸਾਰ ਕੇ) ਸਾਰੇ ਦੁਨਿਆਵੀ ਸੌਦਿਆਂ ਵਿਚ ਘਾਟਾ ਹੀ ਘਾਟਾ ਹੈ (ਉਮਰ ਵਿਅਰਥ ਗੁਜ਼ਰਦੀ ਜਾਂਦੀ ਹੈ); ਹੇ ਨਾਨਕ ! (ਉਸ ਮਨੁੱਖ ਨੂੰ ਘਾਟਾ ਨਹੀਂ ਹੁੰਦਾ) ਜਿਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ ।੫।੨੪।

ਆਸਾ ਮਹਲਾ ੧ ਚਉਪਦੇ ॥ ਵਿਦਿਆ ਵੀਚਾਰੀ ਤਾਂ, ਪਰਉਪਕਾਰੀ ॥ ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥ ਘੁੰਘਰੂ ਵਾਜੈ ਜੇ ਮਨੁ ਲਾਗੈ ॥ ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥ ਆਸ ਨਿਰਾਸੀ ਤਉ ਸੰਨਿਆਸੀ ॥ ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥ ਦਇਆ ਦਿਗੰਬਰੁ ਦੇਹ ਬੀਚਾਰੀ ॥ ਆਪਿ ਮਰੈ ਅਵਰਾ ਨਹ ਮਾਰੀ ॥੩॥ ਏਕੁ ਤੂ ਹੋਰਿ ਵੇਸ ਬਹੁਤੇਰੇ ॥ ਨਾਨਕੁ ਜਾਣੈ ਚੋਜ ਨ ਤੇਰੇ ॥੪॥੨੫॥ {ਪੰਨਾ ੩੫੬}

ਨੋਟ :—ਇਹ ਸਾਰਾ ਸੰਗ੍ਰਹ 'ਘਰੁ ੨' ਦਾ ਚਲਾ ਆ ਰਿਹਾ ਹੈ । ਪਹਿਲੇ ੧੮ ਸ਼ਬਦ 'ਚਉਪਦੇ' ਹਨ; ਫਿਰ ੬ ਸ਼ਬਦ 'ਪੰਚਪਦੇ' ਹਨ । ਹੁਣ ਫਿਰ 'ਚਉਪਦੇ' ਸ਼ੁਰੂ ਹੋ ਗਏ ਹਨ । ਇਹ ਗਿਣਤੀ ਵਿਚ ਚਾਰ ਹਨ । ਵੇਖੋ ਲਫਜ਼ 'ਚਉਪਦੇ' ਦੇ ਹੇਠ ਅੰਕ ੪ । ਪਹਿਲੇ ਚਉਪਦੇ-ਸ਼ਬਦਾਂ ਦੇ ਹਰੇਕ ਬੰਦ ਵਿਚ 'ਚਉਪਈ'-ਮੇਲ ਦੀਆਂ ਘੱਟ ਤੋਂ ਘੱਟ ੪ ਤੁਕਾਂ ਹਨ, 'ਦੋਹਰਾ'-ਮੇਲ ਦੀਆਂ ਦੋ ਤੁਕਾਂ, ਪਰ ਇਸ ਨਵੇਂ ਸੰਗ੍ਰਹ ਵਿਚ 'ਚੌਪਈ'-ਮੇਲ ਦੀਆਂ ਤੁਕਾਂ ਹੀ ਸਿਰਫ਼ ਦੋ ਦੋ ਹਨ । ਇਹ ਸੰਗ੍ਰਹ ਪਹਿਲੇ ਨਾਲੋਂ ਵੱਖ ਲਿਖ ਦਿੱਤਾ ਗਿਆ ਹੈ ।

ਨੋਟ :—ਇਸ ਸ਼ਬਦ ਦੀਆਂ ਤੁਕਾਂ ਵਿਚ ਦੋ ਦੋ ਚੀਜ਼ਾਂ ਦਾ ਟਾਕਰਾ ਕਰ ਕੇ ਇਕ ਨਾਲੋਂ ਦੂਜੀ ਵਧੀਆ ਦੱਸੀ ਗਈ ਹੈ—ਤੀਰਥਵਾਸੀ ਉਹੀ ਸਮਝੋ ਜੋ ਪੰਚਰਾਸੀ ਹੈ ।

ਜੇ 'ਮਨੁ ਲਾਗੈ' ਤਾਂ 'ਘੁੰਘਰੂ ਵਾਜੈ' ਪ੍ਰਵਾਨ ਹੈ ।

ਜੇ 'ਆਸ ਨਿਰਾਸੀ' ਹੈ ਤਾਂ ਹੀ 'ਸੰਨਿਆਸੀ' ਹੈ ।

ਜੇ 'ਜੋਗੀ ਜਤੁ' ਹੈ ਤਾਂ ਹੀ ਅਸਲ 'ਕਾਇਆ ਭੋਗੀ' ਹੈ ।

ਜੇ 'ਦਇਆ' ਹੈ, ਜੇ 'ਦੇਹ ਬੀਚਾਰੀ' ਹੈ ਤਾਂ ਹੀ 'ਦਿਗੰਬਰ' ਹੈ ।

ਜੇ 'ਆਪਿ ਮਰੈ' ਤਾਂ ਹੀ ਸਮਝੋ ਕਿ 'ਅਵਰਾ ਨਹ ਮਾਰੀ' ।

ਇਸੇ ਹੀ ਤਰ੍ਹਾਂ ਪਹਿਲੀ ਤੁਕ ਵਿਚ ਭੀ ਇਕ ਚੀਜ਼ ਦੇ ਟਾਕਰੇ ਤੇ ਦੂਜੀ ਪ੍ਰਵਾਨ ਕੀਤੀ ਗਈ ਹੈ; ਭਾਵ, ਉਹੀ ਹੈ 'ਵਿਦਿਆ ਵੀਚਾਰੀ' ਜੋ 'ਪਰਉਪਕਾਰੀ' ਹੈ ।

ਸੋ, ਪਹਿਲੀ ਤੁਕ ਦੇ ਪਾਠ ਵੇਲੇ ਲਫਜ਼ 'ਤਾਂ' ਉਤੇ ਬਿਸਰਾਮ ਕਰਨਾ ਹੈ । ਅਰਥ ਵੇਲੇ ਲਫਜ਼ 'ਪਰਉਪਕਾਰੀ' ਦੇ ਨਾਲ ਲਫਜ਼ 'ਜਾਂ' ਵਰਤਣਾ ਹੈ ।

ਪਦ ਅਰਥ :—ਪੰਚਰਾਸੀ—ਪੰਜ ਕਾਮਾਦਿਕਾਂ ਨੂੰ ਰਾਸ ਕਰ ਲੈਣ ਵਾਲਾ, ਵੱਸ ਵਿਚ ਕਰ ਲੈਣ ਵਾਲਾ ।੧।

ਆਗੈ—ਪਰਲੋਕ ਵਿਚ ।੧। ਰਹਾਉ ।

ਕਾਇਆ ਭੋਗੀ—ਕਾਇਆ ਨੂੰ ਭੋਗਣ ਵਾਲਾ, ਗ੍ਰਿਹਸਤੀ ।੨।

ਦਿਗੰਬਰੁ—{ਦਿਗ-ਅੰਬਰ} ਦਿਸ਼ਾ ਹਨ ਜਿਸ ਦੇ ਕੱਪੜੇ, ਨੰਗਾ ਰਹਿਣ ਵਾਲਾ, ਨਾਂਗਾ ਜੈਨੀ ।੩।

ਚੋਜ—ਕੌਤਕ, ਤਮਾਸ਼ੇ ।੪।

ਅਰਥ :—(ਵਿਦਿਆ ਪ੍ਰਾਪਤ ਕਰ ਕੇ) ਜੋ ਮਨੁੱਖ ਦੂਜਿਆਂ ਨਾਲ ਭਲਾਈ ਕਰਨ ਵਾਲਾ ਹੋ ਗਿਆ ਹੈ ਤਾਂ ਹੀ ਸਮਝੋ ਕਿ ਉਹ ਵਿੱਦਿਆ ਪਾ ਕੇ ਵਿਚਾਰਵਾਨ ਬਣਿਆ ਹੈ । ਤੀਰਥਾਂ ਤੇ ਨਿਵਾਸ ਰੱਖਣ ਵਾਲਾ ਤਦੋਂ ਹੀ ਸਫਲ ਹੈ, ਜੇ ਉਸ ਨੇ ਪੰਜੇ ਕਾਮਾਦਿਕ ਵੱਸ ਕਰ ਲਏ ਹਨ ।੧।

ਜੇ ਮੇਰਾ ਮਨ ਪ੍ਰਭੂ-ਚਰਨਾਂ ਵਿਚ ਜੁੜਨਾ ਸਿੱਖ ਗਿਆ ਹੈ ਤਦੋਂ ਹੀ (ਭਗਤੀਆ ਬਣ ਕੇ) ਘੁੰਘਰੂ ਵਜਾਣੇ ਸਫਲ ਹਨ । ਫਿਰ ਪਰਲੋਕ ਵਿਚ ਜਮ ਮੇਰਾ ਕੁਝ ਭੀ ਨਹੀਂ ਵਿਗਾੜ ਸਕਦਾ ।੧।ਰਹਾਉ।

ਜੇ ਸਭ ਮਾਇਕ-ਆਸਾਂ ਵਲੋਂ ਉਪਰਾਮ ਹੈ ਤਾਂ ਸਮਝੋ ਇਹ ਸੰਨਿਆਸੀ ਹੈ । ਜੇ (ਗ੍ਰਿਹਸਤੀ ਹੁੰਦਿਆਂ) ਜੋਗੀ ਵਾਲਾ ਜਤ (ਕਾਇਮ) ਹੈ ਤਾਂ ਉਸ ਨੂੰ ਅਸਲ ਗ੍ਰਿਹਸਤੀ ਜਾਣੋ ।੨।

ਜੇ (ਹਿਰਦੇ ਵਿਚ) ਦਇਆ ਹੈ, ਜੇ ਸਰੀਰ ਨੂੰ (ਵਿਕਾਰਾਂ ਵਲੋਂ ਪਵਿੱਤ੍ਰ ਰੱਖਣ ਦੀ) ਵਿਚਾਰ ਵਾਲਾ ਭੀ ਹੈ, ਤਾਂ ਉਹ ਅਸਲ ਦਿਗੰਬਰ (ਨਾਂਗਾ ਜੈਨੀ); ਜੋ ਮਨੁੱਖ ਆਪ (ਵਿਕਾਰਾਂ ਵਲੋਂ) ਮਰਿਆ ਹੋਇਆ ਹੈ ਉਹੀ ਹੈ (ਅਸਲ ਅਹਿੰਸਾ-ਵਾਦੀ) ਜੋ ਹੋਰਨਾਂ ਨੂੰ ਨਹੀਂ ਮਾਰਦਾ ।੩।

(ਪਰ ਕਿਸੇ ਨੂੰ ਮੰਦਾ ਨਹੀਂ ਕਿਹਾ ਜਾ ਸਕਦਾ, ਹੇ ਪ੍ਰਭੂ !) ਇਹ ਸਾਰੇ ਤੇਰੇ ਹੀ ਅਨੇਕਾਂ ਵੇਸ ਹਨ, ਹਰੇਕ ਵੇਸ ਵਿਚ ਤੂੰ ਆਪ ਮੌਜੂਦ ਹੈਂ । ਨਾਨਕ (ਵਿਚਾਰ) ਤੇਰੇ ਕੌਤਕ-ਤਮਾਸ਼ੇ ਸਮਝ ਨਹੀਂ ਸਕਦਾ ।੪।੨੫।

ਆਸਾ ਮਹਲਾ ੧ ॥ ਏਕ ਨ ਭਰੀਆ ਗੁਣ ਕਰਿ ਧੋਵਾ ॥ ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥ ਇਉ ਕਿਉ ਕੰਤ ਪਿਆਰੀ ਹੋਵਾ ॥ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥ ਰਹਾਉ ॥ ਆਸ ਪਿਆਸੀ ਸੇਜੈ ਆਵਾ ॥ ਆਗੈ ਸਹ ਭਾਵਾ ਕਿ ਨ ਭਾਵਾ ॥੨॥ ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥ ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥ ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥ ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥ ਅਜੈ ਸੁ ਜਾਗਉ ਆਸ ਪਿਆਸੀ ॥ ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥ ਹਉਮੈ ਖੋਇ ਕਰੇ ਸੀਗਾਰੁ ॥ ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥ ਤਉ ਨਾਨਕ ਕੰਤੈ ਮਨਿ ਭਾਵੈ ॥ ਛੋਡਿ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥ {ਪੰਨਾ ੩੫੬}

**ਪਦ ਅਰਥ** :—ਨਿਸਿ—ਰਾਤ । ਨਿਸਿ ਭਰਿ—ਸਾਰੀ ਰਾਤ, ਸਾਰੀ ਉਮਰ । ਸੋਵਾ—ਮੈਂ (ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹਾਂ । ਜਾਗੈ—ਜਾਗਦਾ ਹੈ; ਵਿਕਾਰ ਉਸ ਦੇ ਨੇੜੇ ਨਹੀਂ ਢੁਕਦੇ ।੧।

ਪਿਆਸੀ—ਪਿਆਸ ਨਾਲ ਵਿਆਕੁਲ । ਆਸ ਪਿਆਸੀ—ਦੁਨੀਆ ਦੀਆਂ ਆਸਾਂ ਦੀ ਪਿਆਸ ਨਾਲ ਵਿਆਕੁਲ ।੨।

ਤਿਸ—ਪਿਆਸ, ਮਾਇਆ ਦੀ ਤ੍ਰਿਸ਼ਨਾ । ਧਨ—ਜੀਵ-ਇਸਤ੍ਰੀ ।੩।

ਅਜੈ—ਹੁਣ ਭੀ ਜਦੋਂ ਕਿ ਸਰੀਰ ਕਾਇਮ ਹੈ । ਰਹਉ—ਮੈਂ ਰਹਿ ਪਵਾਂ, ਮੈਂ ਹੋ ਜਾਵਾਂ ।੧।ਰਹਾਉ।

ਖੋਇ—ਨਾਸ ਕਰ ਕੇ । ਸੀਗਾਰੁ—ਆਤਮਕ ਸਿੰਗਾਰ, ਆਤਮਾ ਨੂੰ ਸੁੰਦਰ ਬਨਾਣ ਵਾਲਾ ਉੱਦਮ । ਭਤਾਰੁ—ਖਸਮ-ਪ੍ਰਭੂ ।੪।

**ਨੋਟ** :—ਆਮ ਤੌਰ ਤੇ ਹਰੇਕ ਸ਼ਬਦ ਵਿਚ ਇਕ ਬੰਦ ‘ਰਹਾਉ’ ਦਾ ਹੁੰਦਾ ਹੈ । ਲਫਜ਼ ‘ਰਹਾਉ’ ਦਾ ਅਰਥ ਹੈ ‘ਠਹਰ ਜਾਓ’ ਇਹੀ ਬੰਦ ਹੈ ‘ਕੇਂਦਰੀ ਖਿਆਲ’ ਵਾਲਾ । ਇਸ ਸ਼ਬਦ ਵਿਚ ਚਾਰ ‘ਰਹਾਉ’ ਦੇ ਬੰਦ ਹਨ । ਸ਼ਬਦ ਦੇ ਹਰੇਕ ਬੰਦ ਦੇ ਨਾਲ ਇਕ ਇਕ ‘ਰਹਾਉ’ ਦਾ ਬੰਦ ਹੈ । ਇਹਨਾਂ ਵਿਚ ਮਨੁੱਖ ਦੇ ਮਨ ਦੀਆਂ ਚਾਰ ਤਰਤੀਬਵਾਰ ਅਵਸਥਾਂ ਦਿੱਤੀਆਂ ਹਨ, ਜਿਨ੍ਹਾਂ ਵਿਚੋਂ ਲੰਘ ਕੇ ਜੀਵ ਦਾ ਪ੍ਰਭੂ ਨਾਲ ਮਿਲਾਪ ਹੁੰਦਾ ਹੈ :—

੧. ਪਛੁਤਾਵਾ, ੨. ਦਰਸ਼ਨ ਦੀ ਤਾਂਘ, ੩. ਵਿਆਕੁਲਤਾ, ੪. ਰਜਾ ਵਿਚ ਲੀਨਤਾ ।

**ਅਰਥ** :—ਮੈਂ ਕਿਸੇ ਸਿਰਫ਼ ਇੱਕ ਔਗੁਣ ਨਾਲ ਲਿੱਬੜੀ ਹੋਈ ਨਹੀਂ ਹਾਂ ਕਿ ਆਪਣੇ ਅੰਦਰ ਗੁਣ ਪੈਦਾ ਕਰ ਕੇ ਉਸ ਇੱਕ ਔਗੁਣ ਨੂੰ ਧੋ ਸਕਾਂ (ਮੇਰੇ ਅੰਦਰ ਤਾਂ ਬੇਅੰਤ ਔਗੁਣ ਹਨ ਕਿਉਂਕਿ) ਮੈਂ ਤਾਂ ਸਾਰੀ ਉਮਰ-ਰਾਤ ਹੀ (ਮੋਹ ਦੀ ਨੀਂਦ ਵਿਚ ਸੁੱਤੀ ਰਹੀ ਹਾਂ, ਤੇ ਮੇਰਾ ਖਸਮ-ਪ੍ਰਭੂ ਜਾਗਦਾ ਰਹਿੰਦਾ ਹੈ (ਉਸ ਦੇ ਨੇੜੇ ਮੋਹ ਢੁਕ ਹੀ ਨਹੀਂ ਸਕਦਾ) ।੧।



ਅਜੇਹੀ ਹਾਲਤ ਵਿਚ ਮੈਂ ਖਸਮ-ਪ੍ਰਭੂ ਨੂੰ ਕਿਵੇਂ ਪਿਆਰੀ ਲੱਗ ਸਕਦੀ ਹਾਂ ? ਖਸਮ ਜਾਗਦਾ ਹੈ ਤੇ ਮੈਂ ਸਾਰੀ ਰਾਤ ਸੁੱਤੀ ਰਹਿੰਦੀ ਹਾਂ ।੧।ਰਹਾਉ।

ਮੈਂ ਸੇਜ ਤੇ ਆਉਂਦੀ ਹਾਂ (ਮੈਂ ਹਿਰਦੇ-ਸੇਜ ਵਲ ਪਰਤਦੀ ਹਾਂ, ਪਰ ਅਜੇ ਭੀ) ਦੁਨੀਆ ਦੀਆਂ ਆਸਾਂ ਦੀ ਪਿਆਸ ਨਾਲ ਮੈਂ ਵਿਆਕੁਲ ਹਾਂ । (ਅਜੇਹੀ ਆਤਮਕ ਦਸ਼ਾ ਨਾਲ ਕਿਵੇਂ ਯਕੀਨ ਬਣੇ ਕਿ) ਮੈਂ ਖਸਮ-ਪ੍ਰਭੂ ਨੂੰ ਪਸੰਦ ਆਵਾਂ ਕਿ ਨਾਹ ਪਸੰਦ ਆਵਾਂ ।੨।

ਹੇ ਮਾਂ ! (ਸਾਰੀ ਉਮਰ ਮਾਇਆ ਦੀ ਨੀਂਦ ਵਿਚ ਸੁੱਤੀ ਰਹਿਣ ਕਰ ਕੇ) ਮੈਨੂੰ ਸਮਝ ਨਹੀਂ ਆਉਂਦੀ ਕਿ ਮੇਰਾ ਕੀਹ ਬਣੇਗਾ (ਮੈਨੂੰ ਪਤੀ-ਪ੍ਰਭੂ ਪਰਵਾਨ ਕਰੇਗਾ ਕਿ ਨਹੀਂ, ਪਰ ਹੁਣ) ਪ੍ਰਭੂ-ਪਤੀ ਦੇ ਦਰਸ਼ਨ ਤੋਂ ਬਿਨਾ ਮੈਨੂੰ ਧਰਵਾਸ ਭੀ ਨਹੀਂ ਬੱਝਦਾ ।੧।ਰਹਾਉ।

(ਹੇ ਮਾਂ ! ਸਾਰੀ ਉਮਰ) ਮੈਂ ਪ੍ਰਭੂ-ਪਤੀ ਦੇ ਪ੍ਰੇਮ ਦਾ ਸੁਆਦ ਨ ਚੱਖਿਆ; ਇਸੇ ਕਰਕੇ ਮੇਰੀ ਮਾਇਆ ਵਾਲੀ ਤ੍ਰਿਸ਼ਨਾ (ਦੀ ਅੱਗ) ਨਹੀਂ ਬੁੱਝ ਸਕੀ । ਮੇਰੀ ਜਵਾਨੀ ਲੰਘ ਗਈ ਹੈ, ਹੁਣ ਮੇਰੀ ਜਿੰਦ ਪਛਤਾਵਾ ਕਰ ਰਹੀ ਹੈ ।੩।

(ਹੇ ਮਾਂ ! ਜਵਾਨੀ ਤਾਂ ਲੰਘ ਗਈ ਹੈ, ਪਰ ਅਰਦਾਸ ਕਰ) ਅਜੇ ਭੀ ਮੈਂ ਮਾਇਆ ਦੀਆਂ ਆਸਾਂ ਦੀ ਪਿਆਸ ਵਲੋਂ ਉਪਰਾਮ ਹੋ ਕੇ ਮਾਇਆ ਦੀਆਂ ਆਸਾਂ ਲਾਹ ਕੇ ਜੀਵਨ ਗੁਜ਼ਾਰਾਂ (ਸ਼ਾਇਦ ਮੇਹਰ ਕਰ ਹੀ ਦੇਵੇ) ।੧।ਰਹਾਉ।

ਜਦੋਂ ਜੀਵ-ਇਸਤ੍ਰੀ ਹਉਮੈ ਗਵਾਂਦੀ ਹੈ ਜਦੋਂ ਜਿੰਦ ਨੂੰ ਸੁੰਦਰ ਬਣਾਨ ਦਾ ਇਹ ਉੱਦਮ ਕਰਦੀ ਹੈ, ਤਦੋਂ ਉਸ ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਉਸ ਦੀ ਹਿਰਦਾ-ਸੇਜ ਤੇ ਆ ਕੇ ਮਿਲਦਾ ਹੈ ।੪।

ਹੇ ਨਾਨਕ ! ਤਦੋਂ ਹੀ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਮਨ ਵਿਚ ਚੰਗੀ ਲੱਗਦੀ ਹੈ, ਜਦੋਂ ਮਾਣ-ਵਡਿਆਈ ਛੱਡ ਕੇ ਆਪਣੇ ਖਸਮ ਦੀ ਰਜਾ ਵਿਚ ਲੀਨ ਹੁੰਦੀ ਹੈ ।੧।ਰਹਾਉ।

**ਆਸਾ ਮਹਲਾ ੧ ॥ ਪੇਵਕੜੈ ਧਨ ਖਰੀ ਇਆਣੀ ॥ ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥ ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥ ਨਦਰਿ ਕਰੇ ਮੇਲਾਵਾ ਹੋਈ ॥੧॥ ਰਹਾਉ ॥ ਸਾਹੁਰੜੈ ਧਨ ਸਾਚੁ ਪਛਾਣਿਆ ॥ ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥ ਗੁਰ ਪਰਸਾਦੀ ਐਸੀ ਮਤਿ ਆਵੈ ॥ ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥ ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥ ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥ {ਪੰਨਾ ੩੫੭}**

**ਪਦ ਅਰਥ :**—ਪੇਵਕੜੈ—ਪੇਕੇ ਘਰ ਵਿਚ, ਜਗਤ ਦੇ ਮੋਹ ਵਿਚ । ਧਨ—ਇਸਤ੍ਰੀ, ਜੀਵ-ਇਸਤ੍ਰੀ । ਖਰੀ—ਬਹੁਤ । ਇਆਣੀ—ਅੰਵਾਣ, ਮੂਰਖ । ਸਹ ਕੀ—ਖਸਮ ਦੀ । {ਨੋਟ :—ਲਫਜ਼ ‘ਸਹੁ’ ਅਤੇ ‘ਸਹ’ ਦਾ ਫਰਕ ਚੇਤੇ ਰਖਣ-ਜੋਗ ਹੈ । ਲਫਜ਼ ‘ਸਹੁ’ ਕਰਤਾ ਕਾਰਕ ਇਕ-ਵਚਨ ਹੈ ਤੇ ( ) ਅੰਤ ਹੈ । ਸੰਬੰਧਕ ‘ਕੀ’ ਦੇ ਕਾਰਨ ਇਸ ਦਾ ਇਹ ( ) ਲਹਿ ਗਿਆ ਹੈ} । ਸਾਰ—ਕਦਰ ।੧।

ਏਕੁ—ਸਦਾ ਇਕ-ਰਸ ਰਹਿਣ ਵਾਲਾ ।੧।ਰਹਾਉ।

ਸਾਹੁਰੜੈ—ਸਹੁਰੇ ਘਰ ਵਿਚ, ਜਗਤ ਦੇ ਮੋਹ ਤੋਂ ਨਿਕਲ ਕੇ, ਪ੍ਰਭੂ-ਚਰਨਾਂ ਵਿਚ ਜੁੜ ਕੇ । ਸਹਜਿ—ਅਡੋਲ ਅਵਸਥਾ ਵਿਚ । ਸੁਭਾਇ—ਪ੍ਰੇਮ ਵਿਚ ।੨।

ਗੁਰ ਪਰਸਾਦੀ—ਗੁਰ ਪਰਸਾਦਿ, ਗੁਰੂ ਦੀ ਕਿਰਪਾ ਨਾਲ । ਕੰਤੈ ਮਨਿ—ਕੰਤ ਦੇ ਮਨ ਵਿਚ ।੩।

ਭੈ ਕਾ—ਡਰ ਦਾ । ਭਾਵ ਕਾ—ਪ੍ਰੇਮ ਦਾ । ਸੀਗਾਰੁ—ਆਤਮਕ ਸੋਹਜ ।੪।

**ਅਰਥ :**—ਮੇਰਾ ਖਸਮ-ਪ੍ਰਭੂ ਹਰ ਵੇਲੇ ਇਕ-ਰਸ ਰਹਿੰਦਾ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਉਹ ਸਦਾ ਮੇਹਰ ਦੀ ਨਜ਼ਰ ਕਰਦਾ ਹੈ (ਉਸ ਦੀ ਮੇਹਰ ਦੀ ਨਜ਼ਰ ਨਾਲ ਹੀ) ਮੇਰਾ ਉਸ ਨਾਲ ਮਿਲਾਪ ਹੋ ਸਕਦਾ ਹੈ ।੧।ਰਹਾਉ।

ਪਰ ਜਗਤ ਦੇ ਮੋਹ ਵਿਚ ਫਸ ਕੇ ਜੀਵ-ਇਸਤ੍ਰੀ ਬਹੁਤ ਮੂਰਖ ਰਹਿੰਦੀ ਹੈ । (ਇਸ ਮੋਹ ਵਿਚ ਫਸ ਕੇ ਹੀ) ਮੈਂ ਉਸ ਖਸਮ-ਪ੍ਰਭੂ (ਦੀ ਮੇਹਰ ਦੀ ਨਜ਼ਰ) ਦੀ ਕਦਰ ਨਹੀਂ ਸਮਝ ਸਕੀ (ਤੇ ਉਸ ਦੇ ਚਰਨਾਂ ਤੋਂ ਵਿਛੁੜੀ ਰਹੀ) ।੧।

ਜੇਹੜੀ ਜੀਵ-ਇਸਤ੍ਰੀ ਜਗਤ ਦੇ ਮੋਹ ਤੋਂ ਨਿਕਲ ਕੇ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਹ (ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ) ਉਸ ਸਦਾ-ਥਿਰ ਪ੍ਰਭੂ (ਦੀ ਕਦਰ) ਪਛਾਣ ਲੈਂਦੀ ਹੈ; ਅਡੋਲ ਅਵਸਥਾ ਵਿਚ ਟਿਕ ਕੇ ਪ੍ਰੇਮ ਵਿਚ ਜੁੜ ਕੇ ਉਹ ਆਪਣੇ ਖਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ ।੨।

ਜਦੋਂ ਗੁਰੂ ਦੀ ਕਿਰਪਾ ਨਾਲ (ਜੀਵ-ਇਸਤ੍ਰੀ ਨੂੰ) ਅਜੇਹੀ ਅਕਲ ਆ ਜਾਂਦੀ ਹੈ (ਕਿ ਉਹ ਜਗਤ ਦਾ ਮੋਹ ਛੱਡ ਕੇ ਪ੍ਰਭੂ-ਚਰਨਾਂ ਵਿਚ ਜੁੜਨ ਦਾ ਉੱਦਮ ਕਰਦੀ ਹੈ) ਤਦੋਂ ਜੀਵ-ਇਸਤ੍ਰੀ ਕੰਤ-ਪ੍ਰਭੂ ਦੇ ਮਨ ਵਿਚ ਚੰਗੀ ਲੱਗਣ ਲੱਗ ਪੈਂਦੀ ਹੈ ।੩।

ਨਾਨਕ ਆਖਦਾ ਹੈ ਜੇਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਡਰ ਦਾ ਤੇ ਪ੍ਰੇਮ ਦਾ ਸਿੰਗਾਰ ਬਣਾਂਦੀ ਹੈ, ਉਸ ਦੀ ਹਿਰਦੇ-ਸੇਜ ਉਤੇ ਪ੍ਰਭੂ-ਪਤੀ ਸਦਾ ਟਿਕਿਆ ਰਹਿੰਦਾ ਹੈ ।੪।੨੭।

**ਆਸਾ ਮਹਲਾ ੧ ॥ ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਭਰਮਿ ਭੁਲਾਈ ॥੧॥ ਮੇਰੇ ਸਾਹਿਬ ਹਉ ਕੀਤਾ ਤੇਰਾ ॥ ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥ ਬਹੁਤੇ ਅਉਗਣ ਕੂਕੈ ਕੋਈ ॥ ਜਾ ਤਿਸੁ ਭਾਵੈ ਬਖਸੇ ਸੋਈ ॥੨॥ ਗੁਰ ਪਰਸਾਦੀ ਦੁਰਮਤਿ ਖੋਈ ॥ ਜਹ ਦੇਖਾ ਤਹ ਏਕੋ ਸੋਈ ॥੩॥ ਕਹਤ ਨਾਨਕ ਐਸੀ ਮਤਿ ਆਵੈ ॥ ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥ {ਪੰਨਾ ੩੫੭}**

**ਪਦ ਅਰਥ :**—ਝੂਠੈ ਮੋਹਿ—ਝੂਠੈ ਮੋਹ ਦੇ ਕਾਰਨ । ਭਰਮਿ—ਭਟਕਣਾ ਵਿਚ (ਪੈ ਕੇ) । ਭੁਲਾਈ—(ਦੁਨੀਆ) ਭੁੱਲੀ ਹੋਈ ਹੈ, ਕੁਰਾਹੇ ਪਈ ਹੋਈ ਹੈ ।੧।

ਕੀਤਾ ਤੇਰਾ—ਤੇਰਾ ਪੈਦਾ ਕੀਤਾ ਹੋਇਆ । ਜਪੀ—ਮੈਂ ਜਪਦਾ ਹਾਂ ।੧। ਰਹਾਉ।

ਕੂਕੈ—ਪੁਕਾਰ ਕਰੇ । ਤਿਸੁ ਭਾਵੈ—ਉਸ ਪ੍ਰਭੂ ਨੂੰ ਚੰਗਾ ਲੱਗੇ ।੨।

ਦੁਰਮਤਿ—ਖੋਟੀ ਮਤਿ । ਜਹ—ਜਿਸ ਪਾਸੇ, ਜਿਧਰ । ਦੇਖਾ—ਮੈਂ ਵੇਖਦਾ ਹਾਂ ।੩।

ਸਚੇ—ਸਚ ਵਿਚ ਹੀ, ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਹੀ ।੪।

**ਅਰਥ :**—ਹੇ ਮੇਰੇ ਮਾਲਿਕ-ਪ੍ਰਭੂ ! ਮੈਂ ਤੇਰਾ ਪੈਦਾ ਕੀਤਾ ਹੋਇਆ ਹਾਂ (ਮੇਰੀਆਂ ਸਾਰੀਆਂ ਸਰੀਰਕ ਤੇ ਆਤਮਕ ਲੋੜਾਂ ਤੂੰ ਹੀ ਜਾਣਦਾ ਹੈਂ ਤੇ ਪੂਰੀਆਂ ਕਰਨ ਦੇ ਸਮਰੱਥ ਹੈਂ, ਮੇਰੇ ਆਤਮਕ ਜੀਵਨ ਦੀ ਖਾਤਰ) ਜਦੋਂ ਤੂੰ ਮੈਨੂੰ ਆਪਣਾ ਨਾਮ ਦੇਂਦਾ ਹੈਂ, ਤਦੋਂ ਹੀ ਮੈਂ ਜਪ ਸਕਦਾ ਹਾਂ ।੧। ਰਹਾਉ।

ਝੂਠੇ ਮੋਹ ਦੇ ਕਾਰਨ ਦੁਨੀਆ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਹੋਈ ਹੈ (ਮਾਂ ਪਿਉ ਪੁੜ ਆਦਿਕ ਨੂੰ ਹੀ ਆਪਣਾ ਸਦਾ ਸਾਥੀ ਜਾਣ ਕੇ ਜੀਵ ਪਰਮਾਤਮਾ ਨੂੰ ਵਿਸਾਰੀ ਬੈਠਾ ਹੈ) ਅਸਲ ਵਿਚ ਨਾਹ ਮਾਂ ਨਾਹ ਪੁੱਤਰ ਕੋਈ ਭੀ ਕਿਸੇ ਦਾ ਪੱਕਾ ਸਾਥੀ ਨਹੀਂ ਹੈ ।੧।

ਅਨੇਕਾਂ ਹੀ ਪਾਪ ਕੀਤੇ ਹੋਏ ਹੋਣ, ਫਿਰ ਭੀ ਜੇ ਕੋਈ ਮਨੁੱਖ (ਪਰਮਾਤਮਾ ਦੇ ਦਰ ਤੇ) ਅਰਜ਼ੋਈ ਕਰਦਾ ਹੈ (ਪਰਮਾਤਮਾ ਪੈਦਾ ਕੀਤੇ ਦੀ ਲਾਜ ਰੱਖਦਾ ਹੈ) ਜਦੋਂ ਉਸ ਨੂੰ (ਉਸ ਅੱਤ ਵਿਕਾਰੀ ਦੀ ਭੀ ਅਰਜ਼ੋਈ) ਪਸੰਦ ਆਉਂਦੀ ਹੈ ਤਾਂ ਉਹ ਬਖਸ਼ਿਸ਼ ਕਰਦਾ ਹੈ (ਤੇ ਉਸ ਦੇ ਆਤਮਕ ਜੀਵਨ ਵਾਸਤੇ ਉਸ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ) ।੨।

ਮੈਂ ਜਿਧਰ ਵੇਖਦਾ ਹਾਂ ਉਧਰ (ਸਭ ਜੀਵਾਂ ਨੂੰ ਪੈਦਾ ਕਰਨ ਵਾਲਾ) ਉਹ ਪਰਮਾਤਮਾ ਹੀ ਵਿਆਪਕ ਵੇਖਦਾ ਹਾਂ (ਪਰ ਇਹ ਭੀ ਤਦੋਂ ਹੀ ਦਿੱਸਦਾ ਹੈ ਜਦੋਂ) ਗੁਰੂ ਦੀ ਕਿਰਪਾ ਨਾਲ ਸਾਡੀ ਖੋਟੀ ਮਤਿ ਨਾਸ ਹੁੰਦੀ ਹੈ ।੩।

ਨਾਨਕ ਆਖਦਾ ਹੈ ਕਿ ਜਦੋਂ (ਪ੍ਰਭੂ ਦੀ ਆਪਣੀ ਹੀ ਮੋਹਰ ਨਾਲ ਗੁਰੂ ਦੀ ਰਾਹੀਂ) ਜੀਵ ਨੂੰ ਅਜੇਹੀ ਅਕਲ ਆ ਜਾਵੇ ਕਿ ਹਰ ਪਾਸੇ ਉਸ ਨੂੰ ਪਰਮਾਤਮਾ ਹੀ ਦਿੱਸੇ, ਤਾਂ ਜੀਵ ਸਦਾ ਉਸ ਸਦਾ-ਬਿਰ ਪ੍ਰਭੂ ਦੀ ਯਾਦ ਵਿਚ ਲੀਨ ਰਹਿੰਦਾ ਹੈ ।੪।੨੮।

**ਆਸਾ ਮਹਲਾ ੧ ਦੁਪਦੇ ॥ ਤਿਤੁ ਸਰਵਰਤੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨੁ ਕੀ ਸਰਣਾ ਜਿਨੁ ਤੂੰ ਨਾਹੀ ਵੀਸਰਿਆ ॥੨॥੨੯॥ {ਪੰਨਾ ੩੫੭}**

**ਪਦ ਅਰਥ :—**ਦੁਪਦੇ—ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ ਸ਼ਬਦ ।

ਤਿਤੁ—ਉਸ ਵਿਚ । ਸਰਵਰਤੈ—ਭਿਆਨਕ ਸਰੋਵਰ ਵਿਚ । ਤਿਤੁ ਸਰਵਰਤੈ—ਉਸ ਭਿਆਨਕ ਸਰੋਵਰ ਵਿਚ । ਭਲੀਲੇ—ਹੋਇਆ ਹੈ । ਪਾਵਕੁ—ਅੱਗ । ਤਿਨਹਿ—ਉਸ (ਪ੍ਰਭੂ) ਨੇ (ਆਪ ਹੀ) । ਪੰਕ—ਚਿੱਕੜ । ਪੰਕ ਜੁ ਮੋਹ—ਜੇ ਮੋਹ ਦੀ ਪੰਕ ਹੈ, ਜੇ ਮੋਹ ਦਾ ਚਿੱਕੜ ਹੈ । ਪਗੁ—ਪੈਰ । ਹਮ ਦੇਖਾ—ਸਾਡੇ ਵੇਖਦਿਆਂ, ਸਾਡੇ ਸਾਹਮਣੇ ਹੀ । ਤਹ—ਉਸ ਵਿਚ, ਉਥੇ । ਡੂਬੀਅਲੇ—ਡੁੱਬ ਗਏ ।੧।

ਮਨ—ਹੇ ਮਨ ! ਮੂੜ—ਮੂਰਖ ! ਗਲਿਆ—ਗਲਦੇ ਜਾਂਦੇ ਹਨ, ਘਟਦੇ ਜਾਂਦੇ ਹਨ ।੧।ਰਹਾਉ।

ਹਉ—ਮੈਂ । ਜਤੀ—ਜਤ ਵਾਲਾ, ਕਾਮ-ਵਾਸਨਾ ਨੂੰ ਰੋਕ ਰੱਖਣ ਵਾਲਾ । ਸਤੀ—ਸਤ ਵਾਲਾ, ਉੱਚੇ ਆਚਰਨ ਵਾਲਾ । ਮੁਗਧਾ—ਮੂਰਖ, ਬੇ-ਸਮਝ । ਜਨਮੁ—ਜੀਵਨ । ਪ੍ਰਣਵਤਿ—ਬੇਨਤੀ ਕਰਦਾ ਹੈ ।੨।

**ਅਰਥ :—**(ਸਾਡੀ ਜੀਵਾਂ ਦੀ) ਉਸ ਭਿਆਨਕ ਸਰੋਵਰ ਵਿਚ ਵੱਸੋਂ ਹੈ ਜਿਸ ਵਿਚ ਉਸ ਪ੍ਰਭੂ ਨੇ ਆਪ ਹੀ ਪਾਣੀ ਦੇ ਥਾਂ (ਤ੍ਰਿਸ਼ਨਾ ਦੀ) ਅੱਗ ਪੈਦਾ ਕੀਤੀ ਹੈ, (ਤੇ ਉਸ ਸਰੋਵਰ ਵਿਚ) ਜੇ ਮੋਹ ਦਾ ਚਿੱਕੜ ਹੈ (ਉਸ ਵਿਚ ਜੀਵਾਂ ਦਾ) ਪੈਰ ਚਲ ਨਹੀਂ ਸਕਦਾ (ਭਾਵ, ਜੀਵ ਮੋਹ ਦੇ ਚਿੱਕੜ ਵਿਚ ਫਸੇ ਪਏ ਹਨ), ਸਾਡੇ ਸਾਹਮਣੇ ਹੀ ਕਈ ਜੀਵ (ਮੋਹ ਦੇ ਚਿੱਕੜ ਵਿਚ ਫਸ ਕੇ ਤ੍ਰਿਸ਼ਨਾ-ਅੱਗ ਦੇ ਅਸਗਾਹ ਜਲ ਵਿਚ) ਡੁੱਬਦੇ ਜਾ ਰਹੇ ਹਨ ।੧।

ਹੇ ਮਨ ! ਹੇ ਮੂਰਖ ਮਨ ! ਤੂੰ ਇਕ ਪ੍ਰਭੂ ਨੂੰ ਯਾਦ ਨਹੀਂ ਕਰਦਾ । ਤੂੰ ਜਿਉਂ ਜਿਉਂ ਪ੍ਰਭੂ ਨੂੰ ਵਿਸਾਰਦਾ ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ ।੧।ਰਹਾਉ।

ਹੇ ਪ੍ਰਭੂ ! ਨਾਹ ਮੈਂ ਜਤੀ ਹਾਂ ਨਾਹ ਮੈਂ ਸਤੀ ਹਾਂ ਨਾਹ ਹੀ ਮੈਂ ਪੜਿਆ ਹੋਇਆ ਹਾਂ, ਮੇਰਾ ਜੀਵਨ ਤਾਂ ਮੂਰਖਾਂ ਬੇ-ਸਮਝਾਂ ਵਾਲਾ ਬਣਿਆ ਹੋਇਆ ਹੈ, (ਭਾਵ, ਜਤ ਸਤ ਤੇ ਵਿੱਦਿਆ ਇਸ ਤ੍ਰਿਸ਼ਨਾ ਦੀ ਅੱਗ ਤੇ ਮੋਹ ਦੇ ਚਿੱਕੜ ਵਿਚ ਡਿੱਗਣੋਂ ਬਚਾ ਨਹੀਂ ਸਕਦੇ । ਜੇ ਮਨੁੱਖ ਪ੍ਰਭੂ ਨੂੰ ਵਿਸਾਰ ਦੇਵੇ, ਤਾਂ ਜਤ ਸਤ ਵਿੱਦਿਆ ਦੇ ਹੁੰਦਿਆਂ ਭੀ ਮਨੁੱਖ ਦੀ ਜ਼ਿੰਦਗੀ ਮਹਾਂ ਮੂਰਖਾਂ ਵਾਲੀ ਹੁੰਦੀ ਹੈ) । (ਸੋ) ਨਾਨਕ ਬੇਨਤੀ ਕਰਦਾ ਹੈ—(ਹੇ ਪ੍ਰਭੂ ! ਮੈਨੂੰ) ਉਹਨਾਂ (ਗੁਰਮੁਖਾਂ) ਦੀ ਸਰਨ ਵਿਚ (ਰੱਖ) ਜਿਨ੍ਹਾਂ ਨੂੰ ਤੂੰ ਨਹੀਂ ਭੁੱਲਿਆ (ਜਿਨ੍ਹਾਂ ਨੂੰ ਤੇਰੀ ਯਾਦ ਨਹੀਂ ਭੁੱਲੀ) ।੨।੨੯।

**ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ॥੧॥ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੩੦॥ {ਪੰਨਾ ੩੫੭}**

**ਪਦ ਅਰਥ :—**ਛਿਅ—ਛੇ । ਘਰ—ਸ਼ਾਸਤ੍ਰ । ਛਿਅ ਘਰ—ਸਾਂਝ, ਨਿਆਇ, ਵੈਸ਼ੇਨਿਕ, ਮੀਮਾਂਸਾ, ਯੋਗ, ਵੇਦਾਂਤ । ਗੁਰ—ਕਰਤਾ, ਸ਼ਾਸਤ੍ਰ-ਕਾਰ । ਛਿਅ ਗੁਰ—ਕਲਪ, ਗੋਤਮ, ਕਣਾਦ, ਜੈਮਿਨੀ ਪਤੰਜਲੀ, ਵਿਆਸ । ਉਪਦੇਸ—ਸਿੱਖਿਆ, ਸਿੱਧਾਂਤ । ਗੁਰੁ ਗੁਰੁ—ਇਸ਼ਟ ਗੁਰੂ । ਏਕੋ—ਇੱਕ ਹੀ ।੧।

ਜੈ ਘਰਿ—ਜਿਸ ਘਰ ਦੀ ਰਾਹੀਂ, ਜਿਸ ਸਤਸੰਗ-ਘਰ ਵਿਚ । ਕੀਰਤਿ—ਸਿਫਤਿ-ਸਾਲਾਹ । ਵਡਾਈ—ਵਡਿਆਈ ।  
ਤੋਹਿ—ਤੈਨੂੰ । ੧। ਰਹਾਉ।

ਅੱਖ ਦੇ ੧੫ ਫੋਰ = ੧ ਵਿਸਾ ।

੧੫ ਵਿਸੁਏ = ੧ ਚਸਾ ।

੩੦ ਚਸੇ = ੧ ਪਲ ।

੩੦ ਪਲ = ੧ ਘੜੀ ।

੭½ ਘੜੀਆਂ = ੧ ਪਹਰ ।

੧੫ ਥਿੱਤਾਂ । ੭ ਵਾਰ । ੧੨ ਮਹੀਨੇ । ੬ ਰੁੱਤਾਂ ।

ਵੇਸ—ਰੂਪ । ਕੇਤੇ—ਅਨੇਕਾਂ । ੨।

**ਅਰਥ :**—ਛੇ ਸ਼ਾਸਤ੍ਰ ਹਨ, ਛੇ ਹੀ (ਇਹਨਾਂ ਸ਼ਾਸਤ੍ਰਾਂ ਦੇ) ਚਲਾਣ ਵਾਲੇ ਹਨ, ਛੇ ਹੀ ਇਹਨਾਂ ਦੇ ਸਿੱਧਾਂਤ ਹਨ । ਪਰ ਇਹਨਾਂ ਸਾਰਿਆਂ ਦਾ ਮੂਲ-ਗੁਰੂ (ਪਰਮਾਤਮਾ) ਇੱਕ ਹੈ । (ਇਹ ਸਾਰੇ ਸਿੱਧਾਂਤ) ਉਸ ਇੱਕ ਪ੍ਰਭੂ ਦੇ ਹੀ ਅਨੇਕਾਂ ਵੇਸ ਹਨ (ਪ੍ਰਭੂ ਦੀ ਹਸਤੀ ਦੇ ਪ੍ਰਕਾਸ਼ ਦੇ ਕਈ ਰੂਪ ਹਨ) । ੧।

ਜਿਸ (ਸਤਸੰਗ-) ਘਰ ਵਿਚ ਅਕਾਲ-ਪੁਰਖ ਦੀ ਸਿਫਤਿ-ਸਾਲਾਹ ਹੁੰਦੀ ਹੈ, (ਹੇ ਭਾਈ ! ) ਤੂੰ ਉਸ ਘਰ ਨੂੰ ਸਾਂਭ ਰੱਖ (ਉਸ ਸਤਸੰਗ ਦਾ ਆਸਰਾ ਲੈ, ਇਸੇ ਵਿਚ) ਤੈਨੂੰ ਵਡਿਆਈ ਮਿਲੇਗੀ । ੧। ਰਹਾਉ।

ਜਿਵੇਂ ਵਿਸੁਏ, ਚਸੇ, ਘੜੀਆਂ, ਪਹਰ, ਥਿੱਤਾਂ, ਵਾਰ, ਮਹੀਨਾ (ਆਦਿਕ) ਤੇ ਹੋਰ ਅਨੇਕਾਂ ਰੁੱਤਾਂ ਹਨ, ਪਰ ਸੂਰਜ ਇਕੋ ਹੀ ਹੈ (ਜਿਸ ਦੇ ਇਹ ਸਾਰੇ ਵਖ ਵਖ ਸਰੂਪ ਹਨ), ਤਿਵੇਂ, ਹੇ ਨਾਨਕ ! ਕਰਤਾਰ ਦੇ (ਇਹ ਸਾਰੇ ਜੀਆ ਜੰਤ) ਅਨੇਕਾਂ ਸਰੂਪ ਹਨ । ੨। ੩੦।

**ਨੋਟ :**—“ਘਰੁ ੨” ਦੇ ੩੦ ਸ਼ਬਦਾਂ ਦਾ ਸੰਗ੍ਰਹ ਇਥੇ ਖਤਮ ਹੁੰਦਾ ਹੈ । ਅਗਾਂਹ ‘ਘਰੁ ੩’ ਦੇ ਸ਼ਬਦ ਸ਼ੁਰੂ ਹੁੰਦੇ ਹਨ । ਨਵੇਂ ਸਿਰੇ ਮੂਲਮੰਤ੍ਰ ਦਾ ਲਿਖਿਆ ਜਾਣਾ ਭੀ ਇਹੀ ਦੱਸਦਾ ਹੈ ਕਿ ਨਵਾਂ ਸੰਗ੍ਰਹ ਸ਼ੁਰੂ ਹੋ ਰਿਹਾ ਹੈ ।

੧ੳ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੩ ਮਹਲਾ ੧ ॥ ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥ ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥੧॥ ਹਰਿ ਕੇ ਨਾਮ ਬਿਨਾ ਜਗੁ ਧੰਧਾ ॥ ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥੧॥ ਰਹਾਉ ॥ ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥੨॥ ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥੩॥ ਸਚ ਨਾਮਿ ਪਤਿ ਉਪਜੈ ਕਰਮਿ ਨਾਮੁ ਕਰਤਾਰੁ ॥ ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥੪॥੧॥੩੧॥ {ਪੰਨਾ ੩੫੮}

**ਪਦ ਅਰਥ :**—ਲਸਕਰ—ਫੌਜਾਂ । ਉਠਿ—ਉਠ ਕੇ । ਫੁਰਮਾਇਸਿ—ਹਕੂਮਤ । ਮਾਨੁ—ਆਦਰ । ਪਤਿ—ਦੁਨੀਆ ਵਿਚ ਮਿਲੀ ਇਹ ਇੱਜਤ । ਲੇਖੈ ਨ ਪਵੈ—ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਨ ਹੋਵੇ । ਨਿਰਾਫਲ—ਵਿਅਰਥ । ੧।

ਧੰਧਾ—ਝੰਬੇਲਾ, ਉਲਝਣ । ਅੰਧੋ ਅੰਧਾ—ਅੰਨ੍ਹਾ ਹੀ ਅੰਨ੍ਹਾ । ੧। ਰਹਾਉ।

ਖਟੀਅਹਿ—ਖੱਟੇ ਜਾਣ {ਬਹੁ-ਵਚਨ, ਕਰਮ ਵਾਚ} । ਸੰਜੀਅਹਿ—ਇਕੱਠੇ ਕੀਤੇ ਜਾਣ । ਖਾਜਹਿ—ਖਾਧੇ ਜਾਣ, ਖਰਚੇ ਜਾਣ । ਕਿਥੈ ਪਾਹਿ—ਪਤਾ ਨਹੀਂ ਕਿਥੇ ਪੈਂਦੇ ਹਨ, ਦੁੱਖੀ ਹੀ ਰਹਿੰਦੇ ਹਨ । ੨।

ਕੁਪਰਵਾਣ—ਅਪ੍ਰਵਾਣ, ਕਬੂਲ ਨਹੀਂ ।੩।

ਨਾਮਿ—ਨਾਮ ਵਿਚ ਜੁੜਿਆਂ । ਕਰਮਿ—(ਪਰਮਾਤਮਾ ਦੀ) ਮੇਹਰ ਨਾਲ । ਅਹਿ—ਦਿਨ । ਨਿਸਿ—ਰਾਤ । ਪਾਰੁ—  
ਪਾਰਲਾ ਬੰਨਾ, ਸੰਸਾਰ-ਸਮੁੰਦਰ ਦਾ ਪਾਰਲਾ ਬੰਨਾ ।੪।

**ਅਰਥ :**—ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਮੋਹ (ਮਨੁੱਖ ਵਾਸਤੇ) ਉਲਝਣ ਹੀ ਉਲਝਣ ਬਣ ਜਾਂਦਾ ਹੈ । (ਇਸ ਉਲਝਣ ਵਿਚ ਜੀਵ ਇਤਨਾ ਫਸਦਾ ਹੈ ਕਿ) ਭਾਵੇਂ ਕਿਤਨਾ ਹੀ ਸਮਝਾਂਦੇ ਰਹੋ, ਮਨ ਅੰਨ੍ਹਾ ਹੀ ਅੰਨ੍ਹਾ ਰਹਿੰਦਾ ਹੈ (ਭਾਵ, ਮਨੁੱਖ ਨੂੰ ਸੂਝ ਨਹੀਂ ਪੈਂਦੀ ਕਿ ਮੈਂ ਕੁਰਾਹੇ ਪਿਆ ਹਾਂ) ।੧। ਰਹਾਉ।

(ਹੇ ਭਾਈ ! ) ਜੇ ਤੇਰੀਆਂ ਫੌਜਾਂ ਲੱਖਾਂ ਦੀ ਗਿਣਤੀ ਵਿਚ ਹੋਣ, ਉਹਨਾਂ ਵਿਚ ਲੱਖਾਂ ਬੰਦੇ ਵਾਜੇ ਵਜਾਣ ਵਾਲੇ ਹੋਣ, ਲੱਖਾਂ ਨੇਜ਼ਾ-ਬਰਦਾਰ ਹੋਣ, ਲੱਖਾਂ ਹੀ ਆਦਮੀ ਉੱਠ ਕੇ ਨਿੱਤ ਤੈਨੂੰ ਸਲਾਮ ਕਰਦੇ ਹੋਣ, (ਹੇ ਭਾਈ ! ) ਜੇ ਲੱਖਾਂ ਬੰਦਿਆਂ ਉਤੇ ਤੇਰੀ ਹਕੂਮਤ ਹੋਵੇ, ਲੱਖਾਂ ਬੰਦੇ ਉੱਠ ਕੇ ਤੇਰੀ ਇੱਜ਼ਤ ਕਰਦੇ ਹੋਣ, (ਤਾਂ ਭੀ ਕੀਹ ਹੋਇਆ) ਜੇ ਤੇਰੀ ਇਹ ਇੱਜ਼ਤ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਨ ਪਏ, ਤਾਂ ਤੇਰੇ ਇਥੇ ਜਗਤ ਵਿਚ ਕੀਤੇ ਸਾਰੇ ਹੀ ਕੰਮ ਵਿਅਰਥ ਗਏ ।੧।

ਜੇ ਲੱਖਾਂ ਰੁਪਏ ਖੱਟੇ ਜਾਣ, ਲੱਖਾਂ ਰੁਪਏ ਜੋੜੇ ਜਾਣ, ਲੱਖਾਂ ਰੁਪਏ ਖਰਚੇ ਭੀ ਜਾਣ, ਲੱਖਾਂ ਹੀ ਰੁਪਏ ਆਉਣ, ਤੇ ਲੱਖਾਂ ਹੀ ਚਲੇ ਜਾਣ, ਪਰ ਜੇ ਪ੍ਰਭੂ ਦੀ ਨਜ਼ਰ ਵਿਚ ਇਹ ਇੱਜ਼ਤ ਪਰਵਾਨ ਨਾਹ ਹੋਵੇ, ਤਾਂ (ਇਹਨਾਂ ਲੱਖਾਂ ਰੁਪਏਆਂ ਦੇ ਮਾਲਕ ਭੀ ਅੰਦਰੋਂ) ਦੁੱਖੀ ਹੀ ਰਹਿੰਦੇ ਹਨ ।੨।

ਲੱਖਾਂ ਵਾਰੀ ਸ਼ਾਸਤ੍ਰਾਂ ਦੀ ਵਿਆਖਿਆ ਕੀਤੀ ਜਾਏ, ਵਿਦਵਾਨ ਲੋਕ ਲੱਖਾਂ ਵਾਰੀ ਪੁਰਾਨ ਪੜ੍ਹਨ (ਤੇ ਦੁਨੀਆ ਵਿਚ ਆਪਣੀ ਵਿੱਦਿਆ ਦੇ ਕਾਰਨ ਇੱਜ਼ਤ ਹਾਸਲ ਕਰਨ), ਤਾਂ ਭੀ ਜੇ ਇਹ ਇੱਜ਼ਤ ਪ੍ਰਭੂ ਦੇ ਦਰ ਤੇ ਕਬੂਲ ਨ ਹੋਵੇ ਤਾਂ ਇਹ ਸਾਰੇ ਪੜ੍ਹਨੇ ਪੜ੍ਹਾਨੇ ਵਿਅਰਥ ਗਏ ।੩।

ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਹੀ (ਪ੍ਰਭੂ ਦੇ ਦਰ ਤੇ) ਇੱਜ਼ਤ ਮਿਲਦੀ ਹੈ, ਤੇ ਕਰਤਾਰ (ਦਾ ਇਹ) ਨਾਮ ਮਿਲਦਾ ਹੈ ਉਸ ਦੀ ਆਪਣੀ ਮੇਹਰ ਨਾਲ । ਹੇ ਨਾਨਕ ! ਜੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਦਿਨ ਰਾਤ ਵੱਸਦਾ ਰਹੇ ਤਾਂ ਪਰਮਾਤਮਾ ਦੀ ਮੇਹਰ ਨਾਲ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ ।੪।੧।੩੧।

ਨੋਟ :— ਅਖੀਰਲੇ ਅੰਕਾਂ ਵਿਚ ਅੰਕ ੧ ਦੱਸਦਾ ਹੈ ਕਿ ‘ਘਰੁ ੩’ ਦਾ ਇਹ ਪਹਿਲਾ ਸ਼ਬਦ ਹੈ, ਤੇ ਆਸਾ ਰਾਗ ਵਿਚ ਗੁਰੂ ਨਾਨਕ ਦੇਵ ਜੀ ਦੇ ਹੁਣ ਤਕ ੩੧ ਸ਼ਬਦ ਹੋ ਚੁਕੇ ਹਨ ।

ਆਸਾ ਮਹਲਾ ੧ ॥ ਦੀਵਾ ਮੇਰਾ ਏਕੁ ਨਾਮੁ, ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥ ਲੋਕਾ ਮਤ ਕੋ ਫਕਤਿ ਪਾਇ ॥ ਲਖ ਮਤਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥ ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥ ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥ ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੁਟਸਿ ਨਾਹਿ ॥੪॥੨॥੩੨॥ {ਪੰਨਾ ੩੫੮}

ਨੋਟ :—ਹਿੰਦੂ-ਮਰਯਾਦਾ ਅਨੁਸਾਰ ਜਦੋਂ ਕੋਈ ਪ੍ਰਾਣੀ ਮਰਨ ਲੱਗਦਾ ਹੈ ਤਾਂ ਉਸ ਨੂੰ ਮੰਜੇ ਤੋਂ ਹੇਠਾਂ ਲਾਹ ਲੈਂਦੇ ਹਨ । ਉਸ ਦੇ ਹੱਥ ਦੀ ਤਲੀ ਉਤੇ ਆਟੇ ਦਾ ਦੀਵਾ ਰੱਖ ਕੇ ਜਗਾ ਦੇਂਦੇ ਹਨ, ਤਾਂ ਕਿ ਜਿਸ ਅਣਡਿੱਠੇ ਹਨੇਰੇ ਰਸਤੇ ਉਸ ਦੀ ਆਤਮਾ ਨੇ ਜਾਣਾ ਹੈ, ਇਹ ਦੀਵਾ ਰਸਤੇ ਵਿਚ ਚਾਨਣ ਕਰੇ । ਉਸ ਦੇ ਮਰਨ ਪਿਛੋਂ ਜਵਾਂ ਜਾਂ ਚੌਲਾਂ ਦੇ ਆਟੇ ਦੇ ਪੇੜੇ (ਪਿੰਨ) ਪੱਤਰਾਂ ਦੀ ਥਾਲੀ (ਪੱਤਲ) ਉਤੇ ਰੱਖ ਕੇ ਮਣਸੇ ਜਾਂਦੇ ਹਨ । ਇਹ ਮਰੇ ਪ੍ਰਾਣੀ ਲਈ ਰਸਤੇ ਦੀ ਖੁਰਾਕ ਹੁੰਦੀ ਹੈ । ਮੌਤ ਤੋਂ ੧੩ ਦਿਨ ਪਿਛੋਂ ‘ਕਿਰਿਆ’ ਕੀਤੀ ਜਾਂਦੀ ਹੈ । ਆਚਰਜ (ਕਿਰਿਆ ਕਰਾਣ ਵਾਲਾ ਬ੍ਰਾਹਮਣ) ਵੇਦ-

ਮੰਤ੍ਰ ਆਦਿਕ ਪੜ੍ਹਦਾ ਹੈ, ਮਰੇ ਪ੍ਰਾਣੀ ਨਮਿਤ ਇਕ ਲੰਮੀ ਮਰਯਾਦਾ ਕੀਤੀ ਜਾਂਦੀ ਹੈ । ੩੬੦ ਦੀਵੇ ਤੇ ਇਤਨੀਆਂ ਹੀ ਵੱਟੀਆਂ ਅਤੇ ਤੇਲ ਰੱਖਿਆ ਜਾਂਦਾ ਹੈ । ਉਹ ਵੱਟੀਆਂ ਇਕੱਠੀਆਂ ਹੀ ਤੇਲ ਵਿਚ ਭਿਉਂ ਕੇ ਬਾਲ ਦਿੱਤੀਆਂ ਜਾਂਦੀਆਂ ਹਨ । ਸ਼ਰਧਾ ਇਹ ਹੁੰਦੀ ਹੈ ਕਿ ਮਰੇ ਪ੍ਰਾਣੀ ਨੇ ਇਕ ਸਾਲ ਵਿਚ ਪਿਤਰ-ਲੋਕ ਤਕ ਪਹੁੰਚਣਾ ਹੈ, ਇਹ ੩੬੦ ਦੀਵੇ (ਇਕ ਇਕ ਦੀਵਾ ਹਰ ਰੋਜ਼) ਇਕ ਸਾਲ ਰਸਤੇ ਵਿਚ ਚਾਨਣ ਕਰਨਗੇ । ਸਸਕਾਰ ਤੋਂ ਚੌਥੇ ਦਿਨ ਮੜ੍ਹੀ ਫੋਲ ਕੇ ਸੜਨ ਤੋਂ ਬਚੀਆਂ ਹੱਡੀਆਂ (ਫੁੱਲ) ਚੁਣ ਲਈਆਂ ਜਾਂਦੀਆਂ ਹਨ । ਇਹ 'ਫੁੱਲ' ਹਰਿਦੁਆਰ ਜਾ ਕੇ ਗੰਗਾ ਵਿਚ ਪਰਵਾਹੇ ਜਾਂਦੇ ਹਨ । ਆਮ ਤੌਰ ਤੇ ਕਿਰਿਆ ਤੋਂ ਪਹਿਲਾਂ ਹੀ ਫੁੱਲ ਗੰਗਾ-ਪਰਵਾਹ ਕੀਤੇ ਜਾਂਦੇ ਹਨ ।

**ਪਦ ਅਰਥ :**—ਉਨਿ—ਉਸ ਨਾਲ । ਚਾਨਣਿ—ਚਾਨਣ ਨਾਲ । ਉਨਿ ਚਾਨਣਿ—ਉਸ ਚਾਨਣ ਨਾਲ । ਓਹੁ—ਉਹ ਦੁੱਖ-ਤੇਲ । ਸੋਖਿਆ—ਸੁੱਕ ਜਾਂਦਾ ਹੈ, ਮੁੱਕ ਜਾਂਦਾ ਹੈ । ੧।

ਫਕਤਿ—ਫੱਕਤੀ, ਮਖੌਲ । ਮਤਿਆ—ਢੇਰ । ਭਾਹਿ—ਅੱਗ । ੧। ਰਹਾਉ ।

ਕੇਸਉ—{ਕੇਸ਼ਕ—ਕੇਸ਼:—ਪ੍ਰਸ਼ਸਤਾ: ਸਨਿ ਅਸ੍ਯ, ਲੰਮੇ ਕੇਸਾਂ ਵਾਲਾ} ਪਰਮਾਤਮਾ । ਆਧਾਰੁ—ਆਸਰਾ । ੨।

ਨਾਵੈ—ਇਸ਼ਨਾਨ ਕਰਦਾ ਹੈ । ਆਤਮ ਰਾਉ—ਜਿੰਦ, ਜੀਵਾਤਮਾ । ਅਹਿ—ਦਿਨ । ਨਿਸਿ—ਰਾਤ । ਭਾਉ—ਪ੍ਰੇਮ । ੩।

ਲੋਕੀ—ਦੇਵ-ਲੋਕ ਦੇ ਰਹਿਣ ਵਾਲੇ, ਦੇਵਤੇ । ਹੋਰ—ਦੂਜਾ (ਪਿੰਡ) । ਛਮਿਛਰੀ—{ਖਸ਼ਾ ਚਰੀ । ਖਸ਼ਾ, (ਖਜਮਾ) ਧਰਤੀ} ਧਰਤੀ ਤੇ ਤੁਰਨ ਵਾਲੇ, ਪਿਤਰ । ਵਟਿ—ਵੱਟ ਕੇ । ਬਖਸੀਸ—ਕਿਰਪਾ, ਮੇਹਰ । ਨਿਖੂਟਸਿ—ਮੁੱਕਦਾ । ੪।

**ਅਰਥ :**—ਮੇਰੇ ਵਾਸਤੇ ਪਰਮਾਤਮਾ ਦਾ ਨਾਮ ਹੀ ਦੀਵਾ ਹੈ (ਜੋ ਮੇਰੀ ਜਿੰਦਗੀ ਦੇ ਰਸਤੇ ਵਿਚ ਆਤਮਕ ਰੋਸ਼ਨੀ ਕਰਦਾ ਹੈ) ਉਸ ਦੀਵੇ ਵਿਚ ਮੈਂ (ਦੁਨੀਆ ਵਿਚ ਵਿਆਪਣ ਵਾਲਾ) ਦੁੱਖ (-ਰੂਪ) ਤੇਲ ਪਾਇਆ ਹੋਇਆ ਹੈ । ਉਸ (ਆਤਮਕ) ਚਾਨਣ ਨਾਲ ਉਹ ਦੁੱਖ-ਰੂਪ ਤੇਲ ਸੜਦਾ ਜਾਂਦਾ ਹੈ, ਤੇ ਜਮ ਨਾਲ ਮੇਰਾ ਵਾਹ ਭੀ ਮੁੱਕ ਜਾਂਦਾ ਹੈ {ਨੋਟ :—ਸੰਬੰਧਕ 'ਵਿਚਿ' ਦਾ ਸੰਬੰਧ ਲਫਜ਼ 'ਦੁਖੁ' ਨਾਲ ਨਹੀਂ ਹੈ । "ਦੀਵੇ ਵਿਚਿ ਦੁਖੁ ਤੇਲੁ ਪਾਇਆ"—ਇਉਂ ਅਰਥ ਕਰਨਾ ਹੈ} । ੧।

ਹੇ ਲੋਕੋ ! ਮੇਰੀ ਗੱਲ ਉਤੇ ਮਖੌਲ ਨ ਉਡਾਓ । ਲੱਖਾਂ ਮਣਾਂ ਲੱਕੜ ਦੇ ਢੇਰ ਇਕੱਠੇ ਕਰ ਕੇ (ਜੇ) ਇੱਕ ਰਤੀ ਜਿਤਨੀ ਅੱਗ ਲਾ ਦੇਖੀਏ (ਤਾਂ ਉਹ ਸਾਰੇ ਢੇਰ ਸੁਆਹ ਹੋ ਜਾਂਦੇ ਹਨ । ਤਿਵੇਂ ਜਨਮਾਂ ਜਨਮਾਂਤਰਾਂ ਦੇ ਪਾਪਾਂ ਨੂੰ ਇੱਕ ਨਾਮ ਮੁਕਾ ਦੇਂਦਾ ਹੈ) । ੧। ਰਹਾਉ ।

ਪੱਤਲਾਂ ਉਤੇ ਪਿੰਡ ਭਰਾਣੇ (ਮਣਸਾਣੇ) ਮੇਰੇ ਵਾਸਤੇ ਪਰਮਾਤਮਾ (ਦਾ ਨਾਮ) ਹੀ ਹੈ, ਮੇਰੇ ਵਾਸਤੇ ਕਿਰਿਆ ਭੀ ਕਰਤਾਰ (ਦਾ) ਸੱਚਾ ਨਾਮ ਹੀ ਹੈ । ਇਹ ਨਾਮ ਇਸ ਲੋਕ ਵਿਚ ਪਰਲੋਕ ਵਿਚ ਹਰ ਥਾਂ ਮੇਰੀ ਜਿੰਦਗੀ ਦਾ ਆਸਰਾ ਹੈ । ੨।

(ਹੇ ਪ੍ਰਭੂ ! ) ਤੇਰੀ ਸਿਫਤਿ-ਸਾਲਾਹ ਹੀ ਮੇਰੇ ਵਾਸਤੇ ਗੰਗਾ ਤੇ ਕਾਂਸ਼ੀ (ਆਦਿਕ ਤੀਰਥਾਂ ਦਾ ਇਸ਼ਨਾਨ ਹੈ, ਤੇਰੀ ਸਿਫਤਿ-ਸਾਲਾਹ ਵਿਚ ਹੀ ਮੇਰਾ ਆਤਮਾ ਇਸ਼ਨਾਨ ਕਰਦਾ ਹੈ । ਸੱਚਾ ਇਸ਼ਨਾਨ ਹੈ ਹੀ ਤਦੋਂ, ਜਦੋਂ ਦਿਨ ਰਾਤ ਪ੍ਰਭੂ-ਚਰਨਾਂ ਵਿਚ ਪ੍ਰੇਮ ਬਣਿਆ ਰਹੇ । ੩।

ਬ੍ਰਾਹਮਣ (ਜਵਾਂ ਜਾਂ ਚੌਲਾਂ ਦੇ ਆਟੇ ਦਾ) ਪਿੰਨ ਵੱਟ ਕੇ ਇਕ ਪਿੰਨ ਦੇਵਤਿਆਂ ਨੂੰ ਭੇਟਾ ਕਰਦਾ ਹੈ ਤੇ ਦੂਜਾ ਪਿੰਨ ਪਿਤਰਾਂ ਨੂੰ, (ਪਿੰਨ ਵੱਟਣ ਤੋਂ ਪਿਛੋਂ) ਉਹ ਆਪ (ਖੀਰ-ਪੂਰੀ ਆਦਿਕ ਜਜਮਾਨਾਂ ਦੇ ਘਰੋਂ) ਖਾਂਦਾ ਹੈ । (ਪਰ) ਹੇ ਨਾਨਕ ! (ਬ੍ਰਾਹਮਣ ਦੀ ਰਾਹੀਂ ਦਿੱਤਾ ਹੋਇਆ ਇਹ ਪਿੰਨ ਕਦ ਤਕ ਟਿਕਿਆ ਰਹਿ ਸਕਦਾ ਹੈ ? ਹਾਂ) ਪਰਮਾਤਮਾ ਦੀ ਮੇਹਰ ਦਾ ਪਿੰਨ ਕਦੇ ਮੁੱਕਦਾ ਹੀ ਨਹੀਂ । ੪। ੨। ੩੨।

ਨੋਟ :—‘ਘਰੁ ੩’ ਦੇ ਇਥੇ ਦੋ ਸ਼ਬਦ ਖ਼ਤਮ ਹੁੰਦੇ ਹਨ । ਅਗਾਂਹ ‘ਘਰੁ ੪’ ਦਾ ਸ਼ਬਦ ਹੈ । ਮੂਲ-ਮੰਤ੍ਰ ਦਾ ਨਵੇਂ-ਸਿਰੇ ਲਿਖੇ ਜਾਣਾ ਭੀ ਇਹੀ ਦੱਸਦਾ ਹੈ ਕਿ ਇਹ ਸੰਗ੍ਰਹ ਖ਼ਤਮ ਹੋ ਕੇ ਨਵਾਂ ਸ਼ੁਰੂ ਹੋ ਰਿਹਾ ਹੈ । {ਪੰਨਾ ੩੫੮}

#### ਆਸਾ ਘਰੁ ੪ ਮਹਲਾ ੧

ੴ ਸਤਿਗੁਰ ਪ੍ਰਸਾਦਿ ॥ ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥ ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥ ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥ ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥ ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨੀ ॥ ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥ {ਪੰਨਾ ੩੫੮}

ਨੋਟ :—‘ਘਰੁ ੪’ ਦਾ ਇਹ ਇਕੋ ਹੀ ਸ਼ਬਦ ਹੈ ।

ਪਦ ਅਰਥ :—ਕੈ ਤਾਈ—ਦੀ ਖ਼ਾਤਰ । ਜੁਗਤਿ—ਮਰਯਾਦਾ । ਭਗਵੇ—ਗੇਰੂਏ ਰੰਗ ਦੇ । ੧।

ਤਉ ਕਾਰਣਿ—ਤੇਰੇ ਦੀਦਾਰ ਦੀ ਖ਼ਾਤਰ । ਰੰਗਿ—(ਤੇਰੇ) ਪ੍ਰੇਮ ਵਿਚ । ਕਹਣੁ ਨ ਜਾਹੀ—ਕਹਣੁ ਨ ਜਾਹਿ, ਬਿਆਨ ਨਹੀਂ ਕੀਤੇ ਜਾ ਸਕਦੇ । ੧। ਰਹਾਉ।

ਮਹਲਾ—ਮਹਲ-ਮਾੜੀਆਂ । ਹਸਤੀ—ਹਾਥੀ । ਛੋਡਿ—ਛੱਡ ਕੇ । ਵਿਲਾਇਤਿ—ਵਤਨ । ਸਾਲਿਕ—ਗਿਆਨਵਾਨ, ਹੋਰਨਾਂ ਨੂੰ ਜੀਵਨ-ਰਾਹ ਦੱਸਣ ਵਾਲੇ । ਸਾਦਿਕ—ਸਿਦਕੀ । ਥਾਇ ਪਏ—ਕਬੂਲ ਹੋਣ ਵਾਸਤੇ । ੨।

ਸਹਜ—ਆਰਾਮ । ਰਸ ਕਸ—ਸਭ ਸੁਆਦਾਂ ਦੇ ਪਦਾਰਥ । ਤਜੀਅਲੇ—ਤਿਆਗ ਦਿੱਤੇ । ਦਰਿ ਤੇਰੈ—ਤੇਰੇ ਦਰਵਾਜ਼ੇ ਉਤੇ । ਦਰਵੇਸ—ਫਕੀਰ । ੩।

ਖਲੜੀ—ਭੰਗ ਆਦਿਕ ਪਾਣ ਲਈ ਚਮੜੇ ਦੀ ਝੋਲੀ । ਲਕੜੀ—ਡੰਡਾ । ਸਿਖਾ—ਬੋਦੀ । ਸੂਤੁ—ਜਨੇਊ । ਜਾਤਿ ਕੈਸੀ—ਮੈਨੂੰ ਕਿਸੇ ਜਾਤ ਦਾ ਮਾਣ ਨਹੀਂ । ੪।

ਅਰਥ :—ਹੇ ਮੇਰੇ ਮਾਲਿਕ ! ਤੈਨੂੰ ਮਿਲਣ ਲਈ ਅਨੇਕਾਂ ਬੰਦੇ ਤੇਰੇ ਪਿਆਰ ਵਿਚ ਰੰਗੇ ਰਹਿੰਦੇ ਹਨ । ਤੇਰੇ ਅਨੇਕਾਂ ਨਾਮ ਹਨ, ਤੇਰੇ ਬੇਅੰਤ ਰੂਪ ਹਨ, ਤੇਰੇ ਬੇਅੰਤ ਹੀ ਗੁਣ ਹਨ, ਕਿਸੇ ਭੀ ਪਾਸੋਂ ਬਿਆਨ ਨਹੀਂ ਕੀਤੇ ਜਾ ਸਕਦੇ । ੧। ਰਹਾਉ।

ਦੇਵਤਿਆਂ ਨੇ ਭੀ ਤੇਰਾ ਦਰਸ਼ਨ ਕਰਨ ਵਾਸਤੇ ਦੁੱਖ ਸਹਾਰੇ, ਭੁੱਖਾਂ ਸਹਾਰੀਆਂ ਤੇ ਤੀਰਥ-ਰਟਨ ਕੀਤੇ । ਅਨੇਕਾਂ ਜੋਗੀ ਤੇ ਜਤੀ (ਆਪੋ ਆਪਣੀ) ਮਰਯਾਦਾ ਵਿਚ ਰਹਿੰਦੇ ਹੋਏ ਗੇਰੂਏ ਰੰਗ ਦੇ ਕੱਪੜੇ ਪਾਂਦੇ ਰਹੇ । ੧।

(ਤੇਰਾ ਦਰਸ਼ਨ ਕਰਨ ਵਾਸਤੇ ਹੀ ਰਾਜ-ਮਿਲਖ ਦੇ ਮਾਲਿਕ) ਆਪਣੇ ਮਹਲ-ਮਾੜੀਆਂ ਆਪਣੇ ਘਰ-ਬੂਹੇ ਹਾਥੀ ਘੋੜੇ ਆਪਣੇ ਦੇਸ ਵਤਨ ਛੱਡ ਕੇ (ਜੰਗਲੀਂ) ਚਲੇ ਗਏ ਅਨੇਕਾਂ ਪੀਰਾਂ ਪੈਗੰਬਰਾਂ ਗਿਆਨਵਾਨਾਂ ਤੇ ਸਿਦਕੀਆਂ ਨੇ ਤੇਰੇ ਦਰ ਤੇ ਕਬੂਲ ਹੋਣ ਵਾਸਤੇ ਦੁਨੀਆ ਛੱਡੀ । ੨।

ਅਨੇਕਾਂ ਬੰਦਿਆਂ ਨੇ ਦੁਨੀਆ ਦੇ ਸੁਆਦ ਸੁਖ ਆਰਾਮ ਤੇ ਸਭ ਰਸਾਂ ਦੇ ਪਦਾਰਥ ਛੱਡੇ, ਕੱਪੜੇ ਛੱਡ ਕੇ ਚਮੜਾ ਪਹਿਨਿਆ । ਅਨੇਕਾਂ ਬੰਦੇ ਦੁਖੀਆਂ ਵਾਂਗ ਦਰਦਵੰਦਾਂ ਵਾਂਗ ਤੇਰੇ ਦਰ ਤੇ ਫਕੀਰੀਆਦ ਕਰਨ ਲਈ ਤੇਰੇ ਨਾਮ ਵਿਚ ਰੰਗੇ ਰਹਿਣ ਲਈ (ਗ੍ਰਿਹਸਤ ਛੱਡ ਕੇ) ਫਕੀਰ ਹੋ ਗਏ । ੩।

ਕਿਸੇ ਨੇ (ਭੰਗ ਆਦਿਕ ਪਾਣ ਲਈ) ਚੰਮ ਦੀ ਝੋਲੀ ਲੈ ਲਈ, ਕਿਸੇ ਨੇ (ਘਰ ਘਰ ਮੰਗਣ ਲਈ) ਖੱਪਰ (ਹੱਥ ਵਿਚ) ਫੜ ਲਿਆ, ਕੋਈ ਡੰਡਾ-ਧਾਰੀ ਸੰਨਿਆਸੀ ਬਣਿਆ, ਕਿਸੇ ਨੇ ਮ੍ਰਿਗ-ਛਾਲਾ ਲੈ ਲਈ, ਕੋਈ ਬੋਦੀ ਜਨੇਊ ਤੇ ਧੋਤੀ ਦਾ

ਧਾਰਨੀ ਹੋਇਆ । ਪਰ ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ ! ਤੂੰ ਮੇਰਾ ਮਾਲਿਕ ਹੈਂ, ਮੈਂ ਸਿਰਫ ਤੇਰਾ ਸਾਂਗੀ ਹਾਂ (ਭਾਵ, ਮੈਂ ਸਿਰਫ ਤੇਰਾ ਅਖਵਾਂਦਾ ਹਾਂ, ਜਿਵੇਂ ਤੂੰ ਮੈਨੂੰ ਰੱਖਦਾ ਹੈਂ ਤਿਵੇਂ ਹੀ ਰਹਿੰਦਾ ਹਾਂ) ਕਿਸੇ ਖ਼ਾਸ ਸ਼੍ਰੇਣੀ ਵਿਚ ਹੋਣ ਦਾ ਮੈਨੂੰ ਕੋਈ ਮਾਣ ਨਹੀਂ ।੪।੧।੩੩।

ਵੇਖੋ ਪੰਨਾ ੬੬੭, ਮ: ੪

“ਸੰਤ ਜਨਾ ਕੀ ਜਾਤਿ ਹਰਿ ਸੁਆਮੀ, ਤੁਮ ਠਾਕੁਰ ਹਮ ਸਾਂਗੀ ॥

(ਸਾਂਗੀ ਦਾ ਭਾਵ :)

ਜੈਸੀ ਮਤਿ ਦੇਵਹੁ ਹਰਿ ਸੁਆਮੀ, ਹਮ ਤੈਸੇ ਬੁਲਗ ਬੁਲਾਗੀ” ।੩।੧।

ਆਸਾ ਘਰੁ ਪ ਮਹਲਾ ੧

੧੯ ਸਤਿਗੁਰ ਪ੍ਰਸਾਦਿ ॥ ਭੀਤਰਿ ਪੰਚ ਗੁਪਤ ਮਨਿ ਵਾਸੇ ॥ ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥ ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥ ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥ ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥ ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥ ਪੰਚ ਸਖੀ ਹਮ ਏਕੁ ਭਤਾਰੋ ॥ ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥ ਪੰਚ ਸਖੀ ਮਿਲਿ ਰੁਦਨੁ ਕਰੇਹਾ ॥ ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥ {ਪੰਨਾ ੩੫੯}

ਨੋਟ :—ਇਹ ਸ਼ਬਦ ‘ਘਰੁ ਪ’ ਦਾ ਹੈ । ਨਵਾਂ ਸੰਗ੍ਰਹ ਹੈ । ਮੂਲ ਮੰਤ੍ਰ ਫਿਰ ਨਵੇਂ ਸਿਰੇ ਦਰਜ ਹੈ ।

ਪਦ ਅਰਥ :—ਭੀਤਰਿ—ਮਨ ਦੇ ਧੁਰ ਅੰਦਰ । ਪੰਚ—ਪੰਜ ਕਾਮਾਦਿਕ । ਗੁਪਤ—ਲੁਕੇ ਹੋਏ । ਮਨਿ—ਮਨ ਵਿਚ । ਥਿਰੁ ਨ ਰਹਹਿ—ਟਿਕਦੇ ਨਹੀਂ । ਉਦਾਸੇ—ਠਠੰਬਰੇ ਹੋਏ । ਜੈਸੇ—ਜਿਵੇਂ ।੧।

ਸੇਤੀ—ਨਾਲ । ਥਿਰੁ ਨ ਰਹੈ—ਟਿਕਦਾ ਨਹੀਂ, ਜੁੜਦਾ ਨਹੀਂ । ਅਧਿਕ—ਬਹੁਤ ।੧।ਰਹਾਉ।

ਪਹਿਰਉਗੀ—ਮੈਂ ਪਹਿਨਾਂਗੀ । ਕਰਉਗੀ—ਮੈਂ ਕਰਾਂਗੀ ।੨।

ਪੰਚ ਸਖੀ—ਪੰਜ ਸਹੇਲੀਆਂ, ਗਿਆਨ-ਇੰਦ੍ਰੇ । ਹਮ—ਸਾਡੀਆਂ, ਮੇਰੀਆਂ । ਭਤਾਰੋ—ਖਸਮ, ਜੀਵਾਤਮਾ । ਪੇਡਿ—ਪੇਡ ਵਿਚ, ਸਰੀਰ ਵਿਚ, ਸਰੀਰ ਦੇ ਭੋਗ ਵਿਚ ।੩।

ਮਿਲਿ—ਮਿਲ ਕੇ । ਰੁਦਨੁ ਕਰੇਹਾ—ਰੁਦਨ ਕਰਦੀਆਂ ਹਨ, ਰੋ ਹੀ ਛੱਡਦੀਆਂ ਹਨ, ਸਾਥ ਛੱਡ ਦੇਂਦੀਆਂ ਹਨ । ਸਾਹੁ—ਜੀਵਾਤਮਾ । ਪਜੂਤਾ—ਫੜਿਆ ਜਾਂਦਾ ਹੈ ।੪।

ਅਰਥ :—ਮੇਰਾ ਮਨ ਦਿਆਲ ਪਰਮਾਤਮਾ ਦੀ ਯਾਦ ਵਿਚ ਜੁੜਦਾ ਨਹੀਂ ਹੈ । ਇਸ ਉਤੇ ਮਾਇਆ ਨੇ ਬਹੁਤ ਜ਼ੋਰ ਪਾਇਆ ਹੋਇਆ ਹੈ । ਇਹ ਲੋਭੀ ਕਪਟੀ ਪਾਪੀ ਪਾਖੰਡੀ ਬਣਿਆ ਪਿਆ ਹੈ ।੧।

ਮੇਰੇ ਮਨ ਵਿਚ ਧੁਰ ਅੰਦਰ ਪੰਜ ਕਾਮਾਦਿਕ ਲੁਕੇ ਪਏ ਹਨ, ਉਹ ਠਠੰਬਰੇ ਹੋਇਆਂ ਵਾਂਗ ਭੱਜੇ ਫਿਰਦੇ ਹਨ, ਨਾਹ ਉਹ ਆਪ ਟਿਕਦੇ ਹਨ (ਨਾਹ ਮੇਰੇ ਮਨ ਨੂੰ ਟਿਕਣ ਦੇਂਦੇ ਹਨ) ।੧।

(ਮੇਰਾ ਸਰੀਰ ਉਸ ਨਾਰ ਵਾਂਗ ਆਪਣੇ ਸਿੰਗਾਰ ਦੇ ਆਹਰਾਂ ਵਿਚ ਰਹਿੰਦਾ ਹੈ ਜੋ ਆਪਣੇ ਪਤੀ ਦੀ ਉਡੀਕ ਵਿਚ ਹੈ ਤੇ ਆਖਦੀ ਹੈ—) ਮੈਂ ਆਪਣੇ ਗਲ ਵਿਚ ਫੁੱਲਾਂ ਦੀ ਮਾਲਾ ਪਾਵਾਂਗੀ, ਫੁੱਲਾਂ ਦਾ ਹਾਰ ਪਾਵਾਂਗੀ, ਮੇਰਾ ਪਤੀ ਮਿਲੇਗਾ ਤਾਂ ਮੈਂ ਸਿੰਗਾਰ ਕਰਾਂਗੀ ।੨।

ਮੇਰੀਆਂ ਪੰਜੇ ਸਹੇਲੀਆਂ ਭੀ (ਗਿਆਨ-ਇੰਦ੍ਰੇ ਭੀ) ਜਿਨ੍ਹਾਂ ਦਾ ਜੀਵਾਤਮਾ ਹੀ ਖਸਮ ਹੈ (ਭਾਵ, ਜਿਨ੍ਹਾਂ ਦਾ ਸੁਖ ਦੁਖ ਜੀਵਾਤਮਾ ਦੇ ਸੁਖ ਦੁਖ ਨਾਲ ਸਾਂਝਾ ਹੈ) (ਜੀਵਾਤਮਾ ਦੀ ਮਦਦ ਕਰਨ ਦੇ ਥਾਂ) ਸਰੀਰ ਦੇ ਭੋਗ ਵਿਚ ਹੀ ਲੱਗੀਆਂ



ਹੋਈਆਂ ਹਨ (ਉਹਨਾਂ ਨੂੰ ਚਿੱਤ ਚੇਤੇ ਹੀ ਨਹੀਂ ਕਿ ਇਸ ਸਰੀਰ ਨਾਲੋਂ ਇਸ ਜੀਵਾਤਮਾ ਦਾ ਵਿਛੋੜਾ ਹੋ ਜਾਣਾ ਹੈ) ਜੀਵਾਤਮਾ ਨੇ ਚਲੇ ਜਾਣਾ ਹੈ ।੩।

(ਆਖਰ ਵਿਛੋੜੇ ਦਾ ਵੇਲਾ ਆ ਜਾਂਦਾ ਹੈ) ਪੰਜੇ ਸਹੇਲੀਆਂ ਰਲ ਕੇ ਸਿਰਫ਼ ਰੋ ਹੀ ਛੁਡਦੀਆਂ ਹਨ (ਭਾਵ, ਪੰਜੇ ਗਿਆਨ-ਇੰਦ੍ਰੇ ਜੀਵਾਤਮਾ ਦਾ ਸਾਥ ਛੱਡ ਦੇਂਦੇ ਹਨ, ਤੇ) ਨਾਨਕ ਆਖਦਾ ਹੈ ਕਿ ਜੀਵਾਤਮਾ (ਇਕੱਲਾ) ਲੇਖਾ ਦੇਣ ਲਈ ਫੜਿਆ ਜਾਂਦਾ ਹੈ ।੪।੧।੩੪।

**ਨੋਟ** :—‘ਘਰੁ ਪ’ ਇਥੇ ਖ਼ਤਮ ਹੈ । ਫਿਰ ਮੂਲ ਮੰਤ੍ਰ ਹੈ, ਨਵਾਂ ਸੰਗ੍ਰਹ ‘ਘਰੁ ੬’ ਦਾ ਸ਼ੁਰੂ ਹੁੰਦਾ ਹੈ । ‘ਘਰੁ ੬’ ਦੇ ਪੰਜ ਸ਼ਬਦ ਹਨ ।

੧ੳ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੬ ਮਹਲਾ ੧ ॥ ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥ ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥੧॥ ਲਾਲ ਬਹੁ ਗੁਣਿ ਕਾਮਣਿ ਮੋਹੀ ॥ ਤੇਰੇ ਗੁਣ ਹੋਹਿ ਨ ਅਵਰੀ ॥੧॥ ਰਹਾਉ ॥ ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥ ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥੨॥ ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥ ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥੩॥ ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥ ਗਿਆਨਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥੪॥੧॥੩੫॥ {ਪੰਨਾ ੩੫੯}

**ਪਦ ਅਰਥ** :—ਪਉਣੁ—ਹਵਾ, ਸੁਆਸ । ਸੂਤ—ਧਾਗਾ । ਕਾਮਣਿ—ਇਸਤ੍ਰੀ । ਤਨਿ—ਤਨ ਉਤੇ । ਰਾਵੈ—ਮਾਣਦੀ ਹੈ, ਮਿਲਦੀ ਹੈ ।੧।

ਲਾਲ—ਹੇ ਲਾਲ ! ਬਹੁ ਗੁਣਿ—ਬਹੁਤ ਗੁਣਾਂ ਵਾਲੇ । ਹੋਹਿ ਨ—ਨਹੀਂ ਹਨ । ਅਵਰੀ—ਕਿਸੇ ਹੋਰ ਵਿਚ ।੧।ਰਹਾਉ।

ਕੰਠਿ—ਗਲ ਵਿਚ । ਦਾਮੋਦਰੁ—{ਦਾਮ ਉਦਰ—ਜਿਸ ਦੇ ਲੱਕ ਦੁਆਲੇ ਤੜਾਗੀ ਹੈ} ਪਰਮਾਤਮਾ । ਦੰਤੁ—ਦੰਦਾਸਾ । ਕਰ—ਹੱਥਾਂ ਵਿਚ । ਕਰਿ—ਕਰ ਕੇ । ਚਿਤ ਧਰੇਈ—ਚਿੱਤ ਨੂੰ ਟਿਕਾਏ ।੨।

ਮਧੁਸੂਦਨੁ—ਪਰਮਾਤਮਾ । ਕਰ—ਹੱਥਾਂ (ਦੀਆਂ ਉਂਗਲੀਆਂ) ਤੇ । ਪਟੁ—ਰੇਸ਼ਮੀ ਕੱਪੜਾ । ਧੜੀ—ਮਾਂਗ, ਪੱਟੀ । ਸ੍ਰੀਰੰਗੁ—ਲੱਛਮੀ ਦਾ ਪਤੀ, ਪਰਮਾਤਮਾ ।੩।

ਮੰਦਰਿ—ਮੰਦਰ ਵਿਚ । ਦੀਪਕੁ—ਦੀਵਾ । ਕਾਇਆ—ਸਰੀਰ, ਹਿਰਦਾ । ਗਿਆਨ ਰਾਉ—ਗਿਆਨ ਦਾ ਰਾਜਾ ।੪।

**ਨੋਟ** :—ਇਸਤ੍ਰੀ ਆਪਣੇ ਪਤੀ ਨੂੰ ਮਿਲਣ ਦੀ ਆਸ ਤੇ ਆਪਣਾ ਸਰੀਰ ਸਿੰਗਾਰਦੀ ਹੈ ਤਾਂ ਕਿ ਪਤੀ ਨੂੰ ਉਸ ਦਾ ਸਰੀਰ ਚੰਗਾ ਲੱਗੇ । ਜੀਵ-ਇਸਤ੍ਰੀ ਤੇ ਪਰਮਾਤਮਾ-ਪਤੀ ਦਾ ਆਤਮਕ ਮੇਲ ਹੀ ਹੋ ਸਕਦਾ ਹੈ, ਇਸ ਮੇਲ ਦੀ ਸੰਭਾਵਨਾ ਤਦੋਂ ਹੀ ਹੋ ਸਕਦੀ ਹੈ, ਜੇ ਜੀਵ-ਇਸਤ੍ਰੀ ਆਪਣੇ ਆਤਮਾ ਨੂੰ ਸੁੰਦਰ ਬਣਾਏ । ਆਤਮਾ ਦੀ ਖ਼ੁਬ-ਸੂਰਤੀ ਵਾਸਤੇ ਇਸ ਸ਼ਬਦ ਵਿਚ ਹੇਠ-ਲਿਖੇ ਆਤਮਕ ਗਹਿਣੇ ਦੱਸੇ ਗਏ ਹਨ—ਪਵਿਤ੍ਰ ਆਚਰਨ, ਸੁਆਸ ਸੁਆਸ ਨਾਮ ਦਾ ਜਾਪ, ਖਿਮਾ, ਧੀਰਜ, ਗਿਆਨ, ਆਦਿਕ ।

**ਅਰਥ** :—ਹੇ ਬਹੁ-ਗੁਣੀ ਲਾਲ ਪ੍ਰਭੂ ! ਜੇਹੜੀ ਜੀਵ-ਇਸਤ੍ਰੀ ਤੇਰੇ ਗੁਣਾਂ ਵਿਚ ਸੁਰਤਿ ਜੋੜਦੀ ਹੈ, ਉਸ ਨੂੰ ਤੇਰੇ ਵਾਲੇ ਗੁਣ ਕਿਸੇ ਹੋਰ ਵਿਚ ਨਹੀਂ ਦਿੱਸਦੇ (ਉਹ ਤੈਨੂੰ ਵਿਸਾਰ ਕੇ ਕਿਸੇ ਹੋਰ ਪਾਸੇ ਪ੍ਰੀਤ ਨਹੀਂ ਜੋੜਦੀ) ।੧।ਰਹਾਉ।

ਜੇ ਜੀਵ-ਇਸਤ੍ਰੀ ਆਪਣੇ ਮਨ ਨੂੰ ਸੁੱਚੇ ਮੋਤੀ ਵਰਗਾ ਗਹਿਣਾ ਬਣਾ ਲਏ (ਮੋਤੀਆਂ ਦੀ ਮਾਲਾ ਬਣਾਨ ਲਈ ਧਾਗੇ ਦੀ ਲੋੜ ਪੈਂਦੀ ਹੈ) ਜੇ ਸੁਆਸ ਸੁਆਸ (ਦਾ ਸਿਮਰਨ ਮੋਤੀ ਪ੍ਰੋਣ ਲਈ) ਧਾਗਾ ਬਣੇ, ਜੇ ਦੁਨੀਆ ਦੀ ਵਧੀਕੀ ਨੂੰ ਸਹਾਰ

ਲੈਣ ਦੇ ਸੁਭਾਵ ਨੂੰ ਜੀਵ-ਇਸਤ੍ਰੀ ਸਿੰਗਾਰ ਬਣਾ ਕੇ ਆਪਣੇ ਸਰੀਰ ਉਤੇ ਪਹਿਨ ਲਏ, ਤਾਂ ਪਤੀ-ਪ੍ਰਭੂ ਦੀ ਪਿਆਰੀ ਹੋ ਕੇ ਉਸ ਨੂੰ ਮਿਲ ਪੈਂਦੀ ਹੈ ।੧।

ਜੇ ਜੀਵ-ਇਸਤ੍ਰੀ ਪਰਮਾਤਮਾ ਦੀ ਹਰ ਵੇਲੇ ਯਾਦ ਨੂੰ ਹਾਰ ਬਣਾ ਕੇ ਆਪਣੇ ਗਲ ਵਿਚ ਪਾ ਲਏ, ਜੇ ਪ੍ਰਭੂ-ਸਿਮਰਨ ਨੂੰ (ਦੰਦਾਂ ਦਾ) ਦੰਦਾਸਾ ਵਰਤੇ, ਜੇ ਕਰਤਾਰ ਦੀ ਭਗਤੀ-ਸੇਵਾ ਨੂੰ ਕੰਗਣ ਬਣਾ ਕੇ ਹੱਥੀਂ ਪਾ ਲਏ, ਤਾਂ ਇਸ ਤਰ੍ਹਾਂ ਉਸ ਦਾ ਚਿੱਤ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ ।੨।

ਜੇ ਜੀਵ-ਇਸਤ੍ਰੀ ਹਰੀ-ਭਜਨ ਦੀ ਮੁੰਦਰੀ ਬਣਾ ਕੇ ਹੱਥ ਦੀ ਉਂਗਲੀ ਵਿਚ ਪਾ ਲਏ, ਪ੍ਰਭੂ ਨਾਮ ਦੀ ਓਟ ਨੂੰ ਆਪਣੀ ਪਤ ਦਾ ਰਾਖਾ ਰੇਸ਼ਮੀ ਕਪੜਾ ਬਣਾਏ, (ਸਿਮਰਨ ਦੀ ਬਰਕਤਿ ਨਾਲ ਪ੍ਰਾਪਤ ਕੀਤੀ) ਗੰਭੀਰਤਾ ਨੂੰ ਪੱਟੀਆਂ ਸਜਾਣ ਹਿਤ ਵਰਤੇ, ਲੱਛਮੀ-ਪਤੀ ਪ੍ਰਭੂ ਦੇ ਨਾਮ ਦਾ (ਅੱਖਾਂ ਵਿਚ) ਸੁਰਮਾ ਪਾਏ ।੩।

ਜੇ ਜੀਵ-ਇਸਤ੍ਰੀ ਆਪਣੇ ਮਨ ਦੇ ਮਹਿਲ ਵਿਚ ਗਿਆਨ ਦਾ ਦੀਵਾ ਜਗਾਏ, ਹਿਰਦੇ ਨੂੰ (ਪ੍ਰਭੂ-ਮਿਲਾਪ ਵਾਸਤੇ) ਸੇਜ ਬਣਾਏ, ਹੇ ਨਾਨਕ ! (ਉਸ ਦੇ ਇਸ ਸਾਰੇ ਆਤਮਕ ਸਿੰਗਾਰ ਉਤੇ ਰੀਝ ਕੇ) ਜਦੋਂ ਗਿਆਨ-ਦਾਤਾ ਪ੍ਰਭੂ ਉਸ ਦੀ ਹਿਰਦੇ-ਸੇਜ ਉਤੇ ਪਰਗਟ ਹੁੰਦਾ ਹੈ, ਤਾਂ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।੪।੧।੩੫।

**ਨੋਟ :**—‘ਘਰੁ ਏ’ ਦੇ ਸ਼ਬਦਾਂ ਦੇ ਸੰਗ੍ਰਹ ਦਾ ਇਹ ਪਹਿਲਾ ਸ਼ਬਦ ਹੈ । ਇਸ ਸੰਗ੍ਰਹ ਵਿਚ ੫ ਸ਼ਬਦ ਹਨ ਵੱਡੇ ਅੰਕ ਤੋਂ ਪਹਿਲਾ ਛੋਟਾ ਅੰਕ ਇਸ ਸੰਗ੍ਰਹ ਦਾ ਹੀ ਹੈ ।

**ਆਸਾ ਮਹਲਾ ੧ ॥ ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥੧॥ ਤੇਰਾ ਹੁਕਮੁ ਭਲਾ ਤੁਧੁ ਭਾਵੈ ॥ ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥੧॥ ਰਹਾਉ ॥ ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥ ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥੨॥ ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ ਬਾਜਾਰੀ ॥ ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥੩॥ ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ ॥ ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥੪॥੨॥੩੬॥ {ਪੰਨਾ ੩੫੯}**

**ਪਦ ਅਰਥ :**—ਕੀਤਾ ਹੋਵੈ—ਜੋ ਪ੍ਰਭੂ ਦਾ ਪੈਦਾ ਕੀਤਾ ਹੋਇਆ ਹੈ, ਜੀਵ । ਕਿਆ ਕਹੀਐ—ਕੀਹ ਗਿਲਾ ? ਭਾਈ—ਹੇ ਭਾਈ ! ਕੀਤੇ—ਜੀਵ ਦੀ । ਕਿਆ—ਕੁਝ ਸੰਵਾਰ ਨਹੀਂ ਸਕਦੀ ।੧।

ਤੁਧੁ ਭਾਵੈ—ਜੇਹੜਾ ਜੀਵ ਤੈਨੂੰ ਚੰਗਾ ਲਗਦਾ ਹੈ । ਭਲਾ—ਪਿਆਰਾ, ਸੁਖਾਵਾਂ । ਨਾਮਿ—ਨਾਮ ਵਿਚ ।੧।ਰਹਾਉ।

ਕਿਰਤੁ—ਕੀਤਾ ਹੋਇਆ ਕੰਮ, ਜਨਮ ਜਨਮਾਂਤਰਾਂ ਦੇ ਕੀਤੇ ਕੰਮਾਂ ਦੇ ਸੰਸਕਾਰਾਂ ਦਾ ਇਕੱਠ । ਪਇਆ—ਪਿਆ ਹੋਇਆ, ਉਕਰਿਆ ਹੋਇਆ । ਪਰਵਾਣਾ—ਪਰਵਾਨਾ, ਲੇਖ । ਬਾਹੁੜਿ—ਮੁੜ, ਉਸ ਦੇ ਉਲਟ । ਪੜਿਆ—ਪਰਗਟ ਹੁੰਦਾ ਹੈ, ਵਾਪਰਦਾ ਹੈ ।੨।

ਦਰਗਹ—ਹਜ਼ੂਰੀ ਵਿਚ, ਸਾਹਮਣੇ । ਬਾਜਾਰੀ—ਅਵਾਰਾ ਬੈਣ ਵਾਲਾ, ਬੜਬੋਲਾ । ਪਕੈ ਨਾਹੀ—ਪੁੱਗਦੀ ਨਹੀਂ, ਜਿੱਤੀ ਨਹੀਂ ਜਾਂਦੀ । ਸਾਰੀ—ਨਰਦ ।੩।

ਬੀਨਾ—ਸਿਆਣਾ । ਮੰਦਾ—ਮਾੜਾ, ਭੈੜਾ । ਬੰਦੀ—ਰਜ਼ਾ ।੪।

**ਅਰਥ :**—(ਹੇ ਪ੍ਰਭੂ ! ) ਜੇਹੜਾ ਜੀਵ ਤੈਨੂੰ ਚੰਗਾ ਲਗਦਾ ਹੈ, ਉਸ ਨੂੰ ਤੇਰੀ ਰਜ਼ਾ ਮਿੱਠੀ ਲੱਗਣ ਲੱਗ ਪੈਂਦੀ ਹੈ । (ਸੋ) ਹੇ ਨਾਨਕ ! (ਪ੍ਰਭੂ ਦੇ ਦਰ ਤੋਂ) ਉਸ ਜੀਵ ਨੂੰ ਆਦਰ ਮਿਲਦਾ ਹੈ ਜੋ (ਉਸ ਦੀ ਰਜ਼ਾ ਵਿਚ ਰਹਿ ਕੇ) ਉਸ ਸਦਾ-ਥਿਰ ਮਾਲਕ ਦੇ ਨਾਮ ਵਿਚ ਲੀਨ ਰਹਿੰਦਾ ਹੈ ।੧।ਰਹਾਉ।

(ਪਰ) ਹੇ ਭਾਈ ! ਜੀਵ ਦੇ ਕੀਹ ਵੱਸ ? ਜੀਵ ਉਹੀ ਕੁਝ ਕਰਦਾ ਹੈ ਜੋ ਪਰਮਾਤਮਾ ਉਸ ਤੋਂ ਕਰਾਂਦਾ ਹੈ । ਜੀਵ ਦੀ ਕੋਈ ਸਿਆਣਪ ਕੰਮ ਨਹੀਂ ਆਉਂਦੀ, ਜੋ ਕੁਝ ਅਕਾਲ ਪੁਰਖ ਕਰਨਾ ਚਾਹੁੰਦਾ ਹੈ, ਉਹੀ ਕਰ ਰਿਹਾ ਹੈ ।੧।

ਸਾਡੇ ਜਨਮ ਜਨਮਾਂਤਰਾਂ ਦੇ ਕੀਤੇ ਕੰਮਾਂ ਦੇ ਸੰਸਕਾਰਾਂ ਦਾ ਜੋ ਇਕੱਠ ਸਾਡੇ ਮਨ ਵਿਚ ਉਕਰਿਆ ਪਿਆ ਹੁੰਦਾ ਹੈ, ਉਸ ਦੇ ਅਨੁਸਾਰ ਸਾਡੀ ਜੀਵਨ-ਰਾਹਦਾਰੀ ਲਿਖੀ ਪਈ ਹੁੰਦੀ ਹੈ, ਉਸ ਦੇ ਉਲਟ ਜ਼ੋਰ ਨਹੀਂ ਚੱਲ ਸਕਦਾ । ਫਿਰ ਜੇਹੋ ਜੇਹਾ ਉਹ ਜੀਵਨ-ਲੇਖ ਲਿਖਿਆ ਪਿਆ ਹੈ, ਉਸ ਦੇ ਅਨੁਸਾਰ (ਜੀਵਨ-ਸਫਰ) ਉਘੜਦਾ ਚਲਾ ਆਉਂਦਾ ਹੈ, ਕੋਈ (ਉਹਨਾਂ ਲੀਹਾਂ ਨੂੰ ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ (ਉਹਨਾਂ ਨੂੰ ਮਿਟਾਣ ਦਾ ਇਕੋ ਇਕ ਤਰੀਕਾ ਹੈ—ਰਜ਼ਾ ਵਿਚ ਤੁਰ ਕੇ ਸਿਫਤਿ-ਸਾਲਾਹ ਕਰਦੇ ਰਹਿਣਾ) ।੨।

ਜੇ ਕੋਈ ਜੀਵ ਇਸ ਧੁਰੇਂ ਲਿਖੇ ਹੁਕਮ ਦੇ ਉਲਟ ਬੜੇ ਇਤਰਾਜ਼ ਕਰੀ ਜਾਏ (ਹੁਕਮ ਅਨੁਸਾਰ ਤੁਰਨ ਦੀ ਜਾਚ ਨ ਸਿੱਖੇ, ਉਸ ਦਾ ਸੰਵਰਦਾ ਕੁਝ ਨਹੀਂ, ਸਗੋਂ) ਉਸ ਦਾ ਨਾਮ ਬੜਬੋਲਾ ਹੀ ਪੈ ਸਕਦਾ ਹੈ । (ਜੀਵਨ ਦੀ ਬਾਜ਼ੀ) ਸ਼ਤਰੰਜ (ਚੌਪੜ) ਦੀ ਬਾਜ਼ੀ (ਵਰਗੀ) ਹੈ, (ਰਜ਼ਾ ਦੇ ਉਲਟ ਤੁਰਿਆਂ ਤੇ ਗਿਲੇ ਕੀਤਿਆਂ ਇਹ ਬਾਜ਼ੀ) ਜਿੱਤੀ ਨਹੀਂ ਜਾ ਸਕੇਗੀ, ਨਰਦਾਂ ਕੱਚੀਆਂ ਹੀ ਰਹਿੰਦੀਆਂ ਹਨ (ਪੁੱਗਦੀਆਂ ਸਿਰਫ ਉਹੀ ਹਨ ਜੋ) ਪੁੱਗਣ ਵਾਲੇ ਘਰ ਵਿਚ ਜਾ (ਪਹੁੰਚਦੀਆਂ ਹਨ) ।੩।

ਇਸ ਰਸਤੇ ਵਿਚ ਨਾਹ ਕੋਈ ਵਿਦਵਾਨ ਪੰਡਿਤ ਸਿਆਣਾ ਕਿਹਾ ਜਾ ਸਕਦਾ ਹੈ, ਨਾਹ ਕੋਈ (ਅਨਪੜ੍ਹ) ਮੂਰਖ ਭੈੜਾ ਮੰਨਿਆ ਜਾ ਸਕਦਾ ਹੈ (ਜੀਵਨ ਦੇ ਸਹੀ ਰਸਤੇ ਵਿਚ ਨਾਹ ਨਿਰੀ ਵਿੱਦਵਤਾ ਸਫਲਤਾ ਦਾ ਵਸੀਲਾ ਹੈ, ਨਾਹ ਅਨਪੜ੍ਹਤਾ ਵਾਸਤੇ ਅਸਫਲਤਾ ਜ਼ਰੂਰੀ ਹੈ) । ਉਹ ਜੀਵ ਬੰਦਾ ਅਖਵਾ ਸਕਦਾ ਹੈ ਜਿਸ ਨੂੰ ਪ੍ਰਭੂ ਆਪਣੀ ਰਜ਼ਾ ਵਿਚ ਰੱਖ ਕੇ ਉਸ ਪਾਸੋਂ ਆਪਣੀ ਸਿਫਤਿ-ਸਾਲਾਹ ਕਰਾਂਦਾ ਹੈ ।੪।੨।੩੬।

ਆਸਾ ਮਹਲਾ ੧ ॥ ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਬਾ ਖਿਮਾ ਹਢਾਵਉ ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥ ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਢੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥ ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥ ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥ {ਪੰਨਾ ੩੫੯}

**ਪਦ ਅਰਥ :**—ਮਨੈ ਮਹਿ—ਮਨ ਵਿਚ । ਮੁੰਦ੍ਰਾ—ਵਾਲੇ (ਕੱਚ ਆਦਿਕ ਦੇ) ਜੋ ਜੋਗੀ ਲੋਕ ਕੰਨਾਂ ਵਿਚ ਪਾਂਦੇ ਹਨ । ਖਿੰਬਾ—ਗੋਦੜੀ । ਹਢਾਵਉ—ਮੈਂ ਹੰਢਾਂਦਾ ਹਾਂ, ਮੈਂ ਪਹਿਨਦਾ ਹਾਂ । ਮਾਨਉ—ਮੈਂ ਮੰਨਦਾ ਹਾਂ । ਸਹਜ—ਮਨ ਦੀ ਅਡੋਲਤਾ, ਸ਼ਾਂਤੀ । ਜੋਗ ਨਿਧਿ—ਜੋਗ (ਦੀ ਕਮਾਈ) ਦਾ ਖਜ਼ਾਨਾ । ਪਾਵਉ—ਮੈਂ ਪ੍ਰਾਪਤ ਕਰਦਾ ਹਾਂ ।੧।

ਜੁਗਤਾ—ਜੁੜਿਆ ਹੋਇਆ । ਜੁਗਹ ਜੁਗ—ਹਰੇਕ ਜੁਗ ਤਕ, ਸਦਾ ਲਈ । ਪਰਮ ਤੰਤ—ਪਰਮਾਤਮਾ । ਜੋਗੰ—ਮਿਲਾਪ । ਅੰਮ੍ਰਿਤੁ—ਅਟੱਲ ਆਤਮਕ ਜੀਵਨ ਦੇਣ ਵਾਲਾ । ਨਿਰੰਜਨ—{ਨਿਰ-ਅੰਜਨ । ਅੰਜਨ—ਕਾਲਖ, ਮਾਇਆ ਦੀ ਕਾਲਖ, ਮਾਇਆ ਦਾ ਪ੍ਰਭਾਵ} ਜਿਸ ਤੇ ਮਾਇਆ ਦਾ ਪ੍ਰਭਾਵ ਨਹੀਂ ਹੁੰਦਾ ਉਸ ਦਾ । ਨਿਰੰਜਨ ਨਾਮੁ—ਨਿਰੰਜਨ ਦਾ ਨਾਮ । ਗਿਆਨ ਰਸ—ਪਰਮਾਤਮਾ ਨਾਲ ਡੂੰਘੀ ਸਾਂਝ ਦੇ ਆਤਮਕ ਆਨੰਦ । ਕਾਇਆ—ਸਰੀਰ ਵਿਚ, ਹਿਰਦੇ ਵਿਚ । ਭੋਗੰ—ਮਾਣਦਾ ਹੈ ।੧।ਰਹਾਉ।

ਸਿਵ—ਪਰਮਾਤਮਾ, ਕਲਿਆਣ-ਸਰੂਪ । ਆਸਣਿ—ਆਸਣ ਉਤੇ । ਬੈਸਉ—ਮੈਂ ਬੈਠਦਾ ਹਾਂ । ਕਲਪ—ਕਲਪਣਾ । ਬਾਦੰ—ਝਗੜੇ, ਧੰਧੇ । ਧੁਨਿ—ਆਵਾਜ਼, ਸੁਰੀਲੀ ਸੁਰ । ਅਹਿ—ਦਿਨ । ਨਿਸਿ—ਰਾਤ । ਪੂਰੈ—ਪੂਰਦਾ ਹੈ, ਵਜਾਂਦਾ ਹੈ ।੨।

ਪਤੁ—ਪਾੜ, ਪੱਖਰ, ਚਿੱਪੀ । ਵਰਤਮਾਨ—ਹਰ ਥਾਂ ਮੌਜੂਦ । ਬਿਭੂਤ—ਸੁਆਹ । ਰਹਰਾਸਿ—ਮਰਯਾਦਾ ।  
ਗੁਰਮੁਖਿ—ਗੁਰੂ ਦੇ ਸਨਮੁਖ ਰਹਿਣਾ । ਅਤੀਤ ਪੰਥ—ਵਿਰਕਤ ਪੰਥ ।੩।

ਸੰਮਿਆ—ਬੈਰਾਗਣ, ਲੱਕੜ ਆਦਿਕ ਦੀ ਟਿਕਟਿਕੀ ਜਿਸ ਤੇ ਬਾਹਾਂ ਟਿਕਾ ਕੇ ਜੋਗੀ ਸਮਾਧੀ ਵਿਚ ਬੈਠਦਾ ਹੈ ।  
ਨਾਨਾ—ਕਈ ਕਿਸਮਾਂ ਦੇ । ਭਰਥਰਿ ਜੋਗੀ—ਹੇ ਭਰਥਰ ਜੋਗੀ ! ।੪।

**ਨੋਟ :**—ਗੋਰਖ ਭਰਥਰੀ ਆਦਿਕ ਪ੍ਰਸਿੱਧ ਜੋਗੀ ਗੁਰੂ ਨਾਨਕ ਦੇਵ ਜੀ ਤੋਂ ਪਹਿਲਾਂ ਹੋ ਚੁਕੇ ਸਨ । ਸ਼ਰਧਾਲੂ ਲੋਕ  
ਆਪਣੇ ਇਸ਼ਟ ਗੁਰੂ ਰਾਹਬਰ ਦੇ ਨਾਮ ਤੇ ਆਪਣੇ ਘਰਾਂ ਵਿਚ ਨਾਮ ਰੱਖਦੇ ਰਹਿੰਦੇ ਹਨ । ਮੁਸਲਮਾਨ ਮੁਹੰਮਦ ਅਲੀ  
ਆਦਿਕ ਨਾਮ ਵਰਤਦੇ ਆ ਰਹੇ ਹਨ; ਹਿੰਦੂ ਰਾਮ ਕ੍ਰਿਸ਼ਨ ਆਦਿਕ ਵਰਤ ਰਹੇ ਹਨ; ਸਿੱਖ ਭੀ ਨਾਨਕ ਅਮਰ ਰਾਮ  
ਆਦਿਕ ਵਰਤਦੇ ਹਨ । ਇਸੇ ਤਰ੍ਹਾਂ ਜੋਗੀ ਵੀ ਆਪਣੇ ਪ੍ਰਸਿੱਧ ਜੋਗੀਆਂ ਦੇ ਨਾਮ ਵਰਤਦੇ ਰਹੇ ਹਨ । ਭਰਥਰੀ ਨਾਮ  
ਵਾਲਾ ਜੋਗੀ ਭੀ ਕੋਈ ਇਸੇ ਸ਼੍ਰੇਣੀ ਵਿਚੋਂ ਹੀ ਸੀ ।

**ਨੋਟ :**—ਜੋਗੀ ਲੋਕ ਆਪਣੇ ਭੇਖ ਦੇ ਚਿੰਨ੍ਹ ਧਾਰਦੇ ਹਨ । ਮੁੰਦ੍ਰਾ, ਖਿੰਥਾ, ਬਿਭੂਤ, ਸਿੰਗੀ, ਡੰਡਾ, ਬੈਰਾਗਣ (ਸੰਮਿਆ)  
ਜੋਗ-ਭੇਖ ਦੀਆਂ ਪ੍ਰਸਿੱਧ ਚੀਜ਼ਾਂ ਹਨ । ਲਫਜ਼ ਜੋਗ ਦਾ ਅਰਥ ਹੈ 'ਮਿਲਾਪ', 'ਜੋਗੀ' ਦਾ ਅਰਥ ਹੈ ਉਹ ਜੀਵ ਜੋ  
ਪਰਮਾਤਮਾ ਨਾਲ ਮਿਲਿਆ ਹੋਇਆ ਹੈ । ਗੁਰੂ ਨਾਨਕ ਦੇਵ ਜੀ ਜੋਗ-ਭੇਖ ਦੇ ਚਿੰਨ੍ਹਾਂ ਦਾ ਟਾਕਰਾ ਪ੍ਰਭੂ-ਚਰਨਾਂ ਵਿਚ  
ਜੁੜੇ ਹੋਏ ਮਨੁੱਖ ਦੇ ਆਤਮਕ ਜੀਵਨ ਦੇ ਵਖ ਵਖ ਪਹਿਲੂਆਂ ਨਾਲ ਕਰਦੇ ਹਨ ।

**ਅਰਥ :**—ਹੇ ਭਾਈ ! ਜਿਸ ਮਨੁੱਖ ਦਾ ਪਰਮੇਸਰ ਦੇ ਚਰਨਾਂ ਵਿਚ ਜੋੜ ਹੋ ਗਿਆ ਹੈ ਉਹੀ ਜੁੜਿਆ ਹੋਇਆ ਹੈ ਉਹੀ  
ਅਸਲ ਜੋਗੀ ਹੈ ਜਿਸ ਦੀ ਸਮਾਧੀ ਸਦਾ ਲਗੀ ਰਹਿੰਦੀ ਹੈ । ਜਿਸ ਮਨੁੱਖ ਨੇ ਮਾਇਆ-ਰਹਿਤ ਪਰਮਾਤਮਾ ਦਾ ਅਟੱਲ  
ਆਤਮਕ ਜੀਵਨ ਦੇਣ ਵਾਲਾ ਨਾਮ ਪ੍ਰਾਪਤ ਕਰ ਲਿਆ ਹੈ ਉਹ ਪਰਮਾਤਮਾ ਨਾਲ ਡੂੰਘੀ ਜਾਣ-ਪਛਾਣ ਦੇ ਆਤਮਕ  
ਆਨੰਦ ਆਪਣੇ ਹਿਰਦੇ ਵਿਚ (ਸਦਾ) ਮਾਣਦਾ ਹੈ ।੧। ਰਹਾਉ।

(ਹੇ ਜੋਗੀ !) ਗੁਰੂ ਦਾ ਸ਼ਬਦ ਮੈਂ ਆਪਣੇ ਮਨ ਵਿਚ ਟਿਕਾਇਆ ਹੋਇਆ ਹੈ ਇਹ ਹਨ ਮੁੰਦ੍ਰਾਂ (ਜੋ ਮੈਂ ਕੰਨਾਂ ਵਿਚ  
ਨਹੀਂ, ਮਨ ਵਿਚ ਪਾਈਆਂ ਹੋਈਆਂ ਹਨ) । ਮੈਂ ਖਿਮਾ ਦਾ ਸੁਭਾਉ (ਪਕਾ ਰਿਹਾ ਹਾਂ, ਇਹ ਮੈਂ) ਗੋਦੜੀ ਪਹਿਨਦਾ  
ਹਾਂ । ਜੋ ਕੁਝ ਪਰਮਾਤਮਾ ਕਰਦਾ ਹੈ ਉਸ ਨੂੰ ਮੈਂ ਜੀਵਾਂ ਦੀ ਭਲਾਈ ਵਾਸਤੇ ਹੀ ਮੰਨਦਾ ਹਾਂ, ਇਸ ਤਰ੍ਹਾਂ ਮੇਰਾ ਮਨ  
ਡੋਲਣੋਂ ਬਚਿਆ ਰਹਿੰਦਾ ਹੈ—ਇਹ ਹੈ ਜੋਗ-ਸਾਧਨਾਂ ਦਾ ਖਜ਼ਾਨਾ, ਜੋ ਮੈਂ ਇਕੱਠਾ ਕਰ ਰਿਹਾ ਹਾਂ ।੧।

(ਹੇ ਜੋਗੀ !) ਮੈਂ ਭੀ ਆਸਣ ਤੇ ਬੈਠਦਾ ਹਾਂ, ਮੈਂ ਮਨ ਦੀਆਂ ਕਲਪਨਾਂ ਅਤੇ ਦੁਨੀਆ ਵਾਲੇ ਝਗੜੇ-ਝਾਂਝੇ ਛੱਡ ਕੇ  
ਕਲਿਆਨ-ਸਰੂਪ ਪ੍ਰਭੂ ਦੇ ਦੇਸ ਵਿਚ (ਪ੍ਰਭੂ ਦੇ ਚਰਨਾਂ ਵਿਚ) ਟਿਕ ਕੇ ਬੈਠਦਾ ਹਾਂ (ਇਹ ਹੈ ਮੇਰਾ ਆਸਣ ਉਤੇ  
ਬੈਠਣਾ) । ਹੇ ਜੋਗੀ ! ਤੂੰ ਸਿੰਝੀ ਵਜਾਂਦਾ ਹੈਂ) ਮੇਰੇ ਅੰਦਰ ਗੁਰੂ ਦਾ ਸ਼ਬਦ (ਗੱਜ ਰਿਹਾ) ਹੈ; ਇਹ ਹੈ ਸਿੰਝੀ ਦੀ ਮਿੱਠੀ  
ਸੁਹਾਵਣੀ ਸੁਰ, ਜੇ ਮੇਰੇ ਅੰਦਰ ਹੋ ਰਹੀ ਹੈ । ਦਿਨ ਰਾਤ ਮੇਰਾ ਮਨ ਗੁਰ-ਸ਼ਬਦ ਦਾ ਨਾਦ ਵਜਾ ਰਿਹਾ ਹੈ ।੨।

(ਹੇ ਜੋਗੀ ! ਤੂੰ ਹੱਥ ਵਿਚ ਖੱਪਰ ਲੈ ਕੇ ਘਰ ਘਰ ਤੋਂ ਭਿੱਛਿਆ ਮੰਗਦਾ ਹੈਂ ਮੈਂ ਪ੍ਰਭੂ ਦੇ ਦਰ ਤੋਂ ਉਸ ਦੇ ਗੁਣਾਂ ਦੀ)  
ਵਿਚਾਰ (ਮੰਗਦਾ ਹਾਂ, ਇਹ) ਹੈ ਮੇਰਾ ਖੱਪਰ । ਪਰਮਾਤਮਾ ਨਾਲ ਡੂੰਘੀ ਸਾਂਝ ਪਾ ਰੱਖਣ ਵਾਲੀ ਮਤਿ (ਮੇਰੇ ਹੱਥ ਵਿਚ)  
ਡੰਡਾ ਹੈ (ਜੋ ਕਿਸੇ ਵਿਕਾਰ ਨੂੰ ਨੇੜੇ ਨਹੀਂ ਢੁਕਣ ਦੇਂਦਾ) । ਪ੍ਰਭੂ ਨੂੰ ਹਰ ਥਾਂ ਮੌਜੂਦ ਵੇਖਣਾ ਮੇਰੇ ਵਾਸਤੇ ਪਿੰਡੇ ਤੇ ਮਲਣ  
ਵਾਲੀ ਸੁਆਹ ਹੈ । ਅਕਾਲ ਪੁਰਖ ਦੀ ਸਿਫਤਿ-ਸਾਲਾਹ (ਮੇਰੇ ਵਾਸਤੇ) ਜੋਗ ਦੀ (ਪ੍ਰਭੂ ਨਾਲ ਮਿਲਾਪ ਦੀ) ਮਰਯਾਦਾ  
ਹੈ । ਗੁਰੂ ਦੇ ਸਨਮੁਖ ਟਿਕੇ ਰਹਿਣਾ ਹੀ ਸਾਡਾ ਧਰਮ-ਰਸਤਾ ਹੈ ਜੋ ਸਾਨੂੰ ਮਾਇਆ ਤੋਂ ਵਿਰਕਤ ਰੱਖਦਾ ਹੈ ।੩।

ਹੇ ਨਾਨਕ ! (ਆਖ—) ਹੇ ਭਰਥਰੀ ਜੋਗੀ ! ਸੁਣ, ਸਭ ਜੀਵਾਂ ਵਿਚ ਅਨੇਕਾਂ ਰੰਗਾਂ-ਰੂਪਾਂ ਵਿਚ ਪ੍ਰਭੂ ਦੀ ਜੋਤਿ ਨੂੰ  
ਵੇਖਣਾ—ਇਹ ਹੈ ਸਾਡੀ ਬੈਰਾਗਣ ਜੋ ਸਾਨੂੰ ਪ੍ਰਭੂ-ਚਰਨਾਂ ਵਿਚ ਜੁੜਨ ਲਈ ਸਹਾਰਾ ਦੇਂਦੀ ਹੈ ।੪।੩।੩੭।

ਆਸਾ ਮਹਲਾ ੧ ॥ ਗੁੜ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥ ਭਾਠੀ ਭਵਨੁ ਪ੍ਰੇਮ ਕਾ ਪੋਚਾ  
ਇਤੁ ਰਸਿ ਅਮਿਉ ਚੁਆਈਐ ॥੧॥ ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ ਅਹਿਨਿਸਿ  
ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥ ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ  
ਕਉ ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥ ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ  
ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥ ਸਿਫਤੀ ਰਤਾ ਸਦ ਬੈਰਾਗੀ  
ਜੁਐ ਜਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥ {ਪੰਨਾ ੩੬੦}

**ਪਦ ਅਰਥ :**—ਗਿਆਨੁ—ਅਕਾਲ ਪੁਰਖ ਨਾਲ ਡੂੰਘੀ ਸਾਂਝ । ਧਿਆਨੁ—ਪ੍ਰਭੂ ਦੀ ਯਾਦ ਵਿਚ ਸੁਰਤਿ ਜੁੜੀ  
ਰਹਿਣੀ । ਧਾਵੈ—ਮਹੂਏ ਦੇ ਫੁੱਲ । ਕਰਣੀ—ਉੱਚਾ ਆਚਰਨ । ਕਸੁ—ਕਿੱਕਰ ਦੇ ਸੱਕ । ਭਵਨੁ—ਸਰੀਰ, ਦੇਹ-  
ਅੱਧਿਆਸ । ਭਾਠੀ—ਸ਼ਰਾਬ ਕੱਢਣ ਵਾਸਤੇ ਭੱਠੀ, (ਲਾਹਣ ਵਾਲਾ ਭਾਂਡਾ, ਭਾਂਡੇ ਦੇ ਉਪਰ ਨਾਲ, ਭਾਂਡੇ ਦੇ ਹੇਠ  
ਅੱਗ—ਇਸ ਸਾਰੇ ਦਾ ਸਮੂਹ) । ਪੋਚਾ—ਠੰਡੇ ਪਾਣੀ ਦਾ ਪੋਚਾ ਉਸ ਨਾਲੀ ਉਤੇ ਜਿਸ ਵਿਚੋਂ ਅਰਕ ਦੀ ਭਾਫ਼  
ਨਿਕਲਦੀ ਹੈ, ਤਾਕਿ ਭਾਫ਼ ਠੰਡੀ ਹੋ ਕੇ ਅਰਕ ਬਣਦੀ ਜਾਏ । ਇਤੁ—ਇਸ ਦੀ ਰਾਹੀਂ । ਇਤੁ ਰਸਿ—ਇਸ  
(ਤਿਆਰ ਹੋਏ) ਰਸ ਦੀ ਰਾਹੀਂ । ਅਮਿਉ—ਅੰਮ੍ਰਿਤ । ੧।

ਬਾਬਾ—ਜੇ ਜੋਗੀ ! ਮਤਵਾਰੋ—ਮਸਤ । ਸਹਜ—ਅਡੋਲਤਾ । ਅਹਿ—ਦਿਨ । ਨਿਸਿ—ਰਾਤ । ਅਨਾਹਦ—ਇਕ-  
ਰਸ, ਲਗਾਤਾਰ । ਗਹਿਆ—ਪਕੜਿਆ, ਗ੍ਰਹਣ ਕੀਤਾ । ੧। ਰਹਾਉ ।

ਪੂਰਾ—ਸਭ ਗੁਣਾਂ ਦਾ ਮਾਲਕ ਪ੍ਰਭੂ । ਸਾਚੁ—ਸਦਾ ਟਿਕੇ ਰਹਿਣ ਵਾਲਾ । ਸਹਜੇ—ਅਡੋਲ ਅਵਸਥਾ ਵਿਚ (ਰੱਖ  
ਕੇ) । ਮਦਿ—ਸ਼ਰਾਬ ਵਿਚ । ਛੂਛੈ—ਫੋਕੇ ਵਿਚ । ਭਾਉ—ਪਿਆਰ । ੨।

ਸਾਖੀ—ਸਿੱਖਿਆ, ਉਪਦੇਸ਼ । ਅੰਮ੍ਰਿਤ—ਅਟੱਲ ਆਤਮਕ ਜੀਵਨ ਦੇਣ ਵਾਲੀ । ਪਰਵਾਣੁ—ਕਬੂਲ । ੨।

ਰਤਾ—ਰੰਗਿਆ ਹੋਇਆ । ਜੁਐ—ਜੁਏ ਵਿਚ । ਖੀਵਾ—ਮਸਤ । ਧਾਰ—ਲਿਵ, ਬਿੜੀ । ੪।

**ਨੋਟ :**—ਜੋਗੀ ਸਮਾਧੀ ਵੇਲੇ ਸੁਰਤਿ ਦੀ ਇਕਾਗ੍ਰਤਾ ਵਾਸਤੇ ਸ਼ਰਾਬ ਪੀਂਦੇ ਸਨ । ਸਤਿਗੁਰੂ ਜੀ ਉਸ ਸ਼ਰਾਬ ਦੀ  
ਨਿਖੇਧੀ ਕਰਦੇ ਹਨ ।

**ਅਰਥ :**—ਜੇ ਜੋਗੀ ! (ਤੁਸੀਂ ਸੁਰਤਿ ਨੂੰ ਟਿਕਾਣ ਲਈ ਸ਼ਰਾਬ ਪੀਂਦੇ ਹੋ, ਇਹ ਨਸ਼ਾ ਉਤਰ ਜਾਂਦਾ ਹੈ; ਤੇ ਸੁਰਤਿ ਮੁੜ  
ਉੱਖੜ ਜਾਂਦੀ ਹੈ) ਅਸਲ ਮਸਤਾਨਾ ਉਹ ਮਨ ਹੈ ਜੋ ਪਰਮਾਤਮਾ ਦੇ ਸਿਮਰਨ ਦਾ ਰਸ ਪੀਂਦਾ ਹੈ (ਸਿਮਰਨ ਦਾ ਆਨੰਦ  
ਮਾਣਦਾ ਹੈ) ਜੋ (ਸਿਮਰਨ ਦੀ ਬਰਕਤਿ ਨਾਲ) ਅਡੋਲਤਾ ਦੇ ਹੁਲਾਰਿਆਂ ਵਿਚ ਟਿਕਿਆ ਰਹਿੰਦਾ ਹੈ, ਜਿਸ ਨੂੰ ਪ੍ਰਭੂ-  
ਚਰਨਾਂ ਦੇ ਪ੍ਰੇਮ ਦੀ ਇਤਨੀ ਲਿਵ ਲਗਦੀ ਹੈ ਕਿ ਦਿਨ ਰਾਤ ਬਣੀ ਰਹਿੰਦੀ ਹੈ, ਜੋ ਆਪਣੇ ਗੁਰੂ ਦੇ ਸ਼ਬਦ ਨੂੰ ਸਦਾ  
ਇਕ-ਰਸ ਆਪਣੇ ਅੰਦਰ ਟਿਕਾਈ ਰੱਖਦਾ ਹੈ । ੧। ਰਹਾਉ ।

(ਹੇ ਜੋਗੀ ! ) ਪਰਮਾਤਮਾ ਨਾਲ ਡੂੰਘੀ ਸਾਂਝ ਨੂੰ ਗੁੜ ਬਣਾ, ਪ੍ਰਭੂ-ਚਰਨਾਂ ਵਿਚ ਜੁੜੀ ਸੁਰਤਿ ਨੂੰ ਮਹੂਏ ਦੇ ਫੁੱਲ ਬਣਾ,  
ਉੱਚੇ ਆਚਰਨ ਨੂੰ ਕਿੱਕਰਾਂ ਦੇ ਸੱਕ ਬਣਾ ਕੇ (ਇਹਨਾਂ ਵਿਚ) ਰਲਾ ਦੇ । ਸਰੀਰਕ ਮੋਹ ਨੂੰ ਸਾੜ—ਇਹ ਸ਼ਰਾਬ ਕੱਢਣ  
ਦੀ ਭੱਠੀ ਤਿਆਰ ਕਰ, ਪ੍ਰਭੂ-ਚਰਨਾਂ ਵਿਚ ਪਿਆਰ ਜੋੜ—ਇਹ ਹੈ ਉਹ ਠੰਡਾ ਪੋਚਾ ਜੋ ਅਰਕ ਵਾਲੀ ਨਾਲੀ ਉਤੇ  
ਫੇਰਨਾ ਹੈ । ਇਸ ਸਾਰੇ ਮਿਲਵੇਂ ਰਸ ਵਿਚੋਂ (ਅਟੱਲ ਆਤਮਕ ਜੀਵਨ ਦਾਤਾ) ਅੰਮ੍ਰਿਤ ਨਿਕਲੇਗਾ । ੧।

(ਹੇ ਜੋਗੀ ! ) ਇਹ ਹੈ ਉਹ ਪਿਆਲਾ ਜਿਸ ਦੀ ਮਸਤੀ ਸਦਾ ਟਿਕੀ ਰਹਿੰਦੀ ਹੈ, ਸਭ ਗੁਣਾਂ ਦਾ ਮਾਲਕ ਪ੍ਰਭੂ ਅਡੋਲਤਾ  
ਵਿਚ ਰੱਖ ਕੇ ਉਸ ਮਨੁੱਖ ਨੂੰ (ਇਹ ਪਿਆਲਾ) ਪਿਲਾਂਦਾ ਹੈ ਜਿਸ ਉਤੇ ਆਪ ਮੇਹਰ ਦੀ ਨਜ਼ਰ ਕਰਦਾ ਹੈ । ਜੇਹੜਾ  
ਮਨੁੱਖ ਅਟੱਲ ਆਤਮਕ ਜੀਵਨ ਦੇਣ ਵਾਲੇ ਇਸ ਰਸ ਦਾ ਵਪਾਰੀ ਬਣ ਜਾਏ ਉਹ (ਤੁਹਾਡੇ ਵਾਲੇ ਇਸ) ਹੋਛੇ ਸ਼ਰਾਬ  
ਨਾਲ ਪਿਆਰ ਨਹੀਂ ਕਰਦਾ । ੨।

ਜਿਸ ਮਨੁੱਖ ਨੇ ਅਟੱਲ ਆਤਮਕ ਜੀਵਨ ਦੇਣ ਵਾਲੀ ਗੁਰੂ ਦੀ ਸਿੱਖਿਆ-ਭਰੀ ਬਾਣੀ ਦਾ ਰਸ ਪੀਤਾ ਹੈ, ਉਹ ਪੀਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ ਕਬੂਲ ਹੋ ਜਾਂਦਾ ਹੈ, ਉਹ ਪਰਮਾਤਮਾ ਦੇ ਦਰ ਦੇ ਦੀਦਾਰ ਦਾ ਪ੍ਰੇਮੀ ਬਣ ਜਾਂਦਾ ਹੈ, ਉਸ ਨੂੰ ਨਾਹ ਮੁਕਤੀ ਦੀ ਲੋੜ ਰਹਿੰਦੀ ਹੈ ਨਾਹ ਬੈਕੁੰਠ ਦੀ ।੩।

ਹੇ ਨਾਨਕ ! (ਆਖ—) ਹੇ ਭਰਥਰੀ ਜੋਗੀ ! ਜੇ ਮਨੁੱਖ ਪ੍ਰਭੂ ਦੀ ਸਿਫਤਿ-ਸਾਲਾਹ ਵਿਚ ਰੰਗਿਆ ਗਿਆ ਹੈ ਉਹ ਸਦਾ (ਮਾਇਆ ਦੇ ਮੋਹ ਤੋਂ) ਵਿਰਕਤ ਰਹਿੰਦਾ ਹੈ, ਉਹ ਆਤਮਕ ਮਨੁੱਖਾ ਜੀਵਨ ਜੂਏ ਵਿਚ (ਭਾਵ, ਅਜਾਈਂ) ਨਹੀਂ ਗਵਾਂਦਾ, ਉਹ ਤਾਂ ਅਟੱਲ ਆਤਮਕ ਜੀਵਨ ਦਾਤੇ ਆਨੰਦ ਵਿਚ ਮਸਤ ਰਹਿੰਦਾ ਹੈ ।੪।੪।੩੮।

**ਆਸਾ ਮਹਲਾ ੧ ॥ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥ ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥ ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀ ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥ ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥ {ਪੰਨਾ ੩੬੦}**

**ਪਦ ਅਰਥ :**—ਖੁਰਾਸਾਨ—ਈਰਾਨ ਦੇ ਪੂਰਬ ਅਤੇ ਅਫ਼ਗਾਨਿਸਤਾਨ ਦੇ ਪੱਛਮ ਵਲ ਦਾ ਦੇਸ ਜਿਸ ਵਿਚ ਹਰਾਤ ਤੇ ਮਸ਼ਹਦ ਪ੍ਰਸਿੱਧ ਨਗਰ ਹਨ । ਹਿੰਦੁਸਤਾਨ ਦੇ ਲੋਕ ਸਿੰਧ ਦਰੀਆ ਦੇ ਪੱਛਮ ਵਲ ਦੇ ਦੇਸ਼ਾਂ ਨੂੰ ਖੁਰਾਸਾਨ ਹੀ ਆਖ ਦੇਂਦੇ ਹਨ । ਖਸਮ—ਮਾਲਕ । ਖਸਮਾਨਾ—ਸਪੁਰਦਗੀ । ਆਪੈ—ਆਪਣੇ ਆਪ ਨੂੰ । ਕਰਤਾ—ਕਰਤਾਰ । ਮੁਗਲ—ਬਾਬਰ । ਏਤੀ—ਇਤਨੀ । ਕਰਲਾਣੈ—ਪੁਕਾਰ ਉਠੇ । ਦਰਦੁ—ਦੁੱਖ, ਤਰਸ ।੧।

ਕਰਤਾ—ਹੇ ਕਰਤਾਰ ! ਸੋਈ—ਸਾਰ ਲੈਣ ਵਾਲਾ, ਰਾਖੀ ਕਰਨ ਵਾਲਾ । ਸਕਤਾ—ਤਕੜਾ । ਮਨਿ—ਮਨ ਵਿਚ । ਰੋਸੁ—ਰੋਸਾ, ਗਿਲਾ, ਗੁੱਸਾ ।੧।ਰਹਾਉ।

ਸੀਹੁ—ਸ਼ੇਰ । ਪੈ—ਹੱਲਾ ਕਰ ਕੇ । ਵਗੈ—ਗਾਈਆਂ ਦੇ ਵੱਗ ਨੂੰ, ਨਿਹੱਥਿਆਂ ਨੂੰ, ਗਰੀਬਾਂ ਨੂੰ । ਪੁਰਸਾਈ—ਪੁਰਸਿਸ਼, ਪੁੱਛ । ਰਤਨ—ਰਤਨਾਂ ਵਰਗੇ ਇਸੜੀਆਂ ਮਰਦ । ਵਿਗਾੜਿ—ਵਿਗਾੜ ਕੇ । ਵਿਗੋਏ—ਖੁਆਰ ਕੀਤੇ, ਨਾਸ ਕਰ ਦਿੱਤੇ । ਕੁਤੀ—ਕੁੱਤਿਆਂ ਨੇ, ਮੁਗਲਾਂ ਨੇ । ਸਾਰ—ਖਬਰ । ਜੋੜਿ—ਜੋੜ ਕੇ । ਵੇਖੁ—ਹੇ ਪ੍ਰਭੂ ! ਵੇਖ ।੨।

ਸਾਦ—ਰੰਗ ਰਲੀਆਂ । ਮਨਿ—ਮਨ ਵਿਚ । ਭਾਣੇ—ਭਾਉਂਦੇ । ਮਨਿ ਭਾਣੇ—ਜੇ ਭੀ ਮਨ ਵਿਚ ਚੰਗੇ ਲੱਗਣ । ਖਸਮੈ ਨਦਰੀ—ਖਸਮ-ਪ੍ਰਭੂ ਦੀਆਂ ਨਿਗਾਹਾਂ ਵਿਚ । ਜੇਤੇ—ਜਿਤਨੇ ਭੀ । ਮਰਿ ਮਰਿ—ਮਰ ਕੇ ਮਰ ਕੇ, ਆਪਣੇ ਆਪ ਨੂੰ ਵਿਕਾਰਾਂ ਵਲੋਂ ਹਟਾ ਕੇ ।੩।

**ਨੋਟ :**—ਜਦੋਂ ਮੱਕੇ ਵਲ ਦੀ ਤੀਜੀ 'ਉਦਾਸੀ' ਤੋਂ ਗੁਰੂ ਨਾਨਕ ਦੇਵ ਜੀ ਬਗਦਾਦ ਕਾਬਲ ਦੇ ਰਸਤੇ ਸੰਨ ੧੫੨੧ ਵਿਚ ਹਿੰਦੁਸਤਾਨ ਨੂੰ ਵਾਪਸ ਆ ਰਹੇ ਸਨ, ਉਹਨੀਂ ਹੀ ਦਿਨੀਂ ਬਾਬਰ ਨੇ ਭੇਰਾ ਸਿਆਲਕੋਟ ਮਾਰ ਕੇ ਸੈਦਪੁਰ (ਐਮਨਾਬਾਦ) ਤੇ ਹਮਲਾ ਕੀਤਾ ਸੀ । ਸਤਿਗੁਰੂ ਜੀ ਭੀ ਐਮਨਾਬਾਦ ਪਹੁੰਚ ਚੁਕੇ ਸਨ । ਬਾਬਰ ਦੇ ਮੁਗਲ ਫੌਜੀਆਂ ਹੱਥੋਂ ਜੋ ਦੁਰਗਤਿ ਸੈਦਪੁਰ-ਨਿਵਾਸੀਆਂ ਦੀ ਅੱਖੀਂ ਵੇਖੀ, ਉਸ ਦਾ ਜ਼ਿਕਰ ਸਤਿਗੁਰੂ ਜੀ ਇਸ ਸ਼ਬਦ ਵਿਚ ਕਰ ਰਹੇ ਹਨ ।

**ਅਰਥ :**—ਖੁਰਾਸਾਨ ਦੀ ਸਪੁਰਦਗੀ (ਕਿਸੇ ਹੋਰ ਨੂੰ) ਕਰ ਕੇ (ਬਾਬਰ ਮੁਗਲ ਨੇ ਹਮਲਾ ਕਰ ਕੇ) ਹਿੰਦੁਸਤਾਨ ਨੂੰ ਆ ਸਹਮ ਪਾਇਆ । (ਜੇਹੜੇ ਲੋਕ ਆਪਣੇ ਫ਼ਰਜ਼ ਭੁਲਾ ਕੇ ਰੰਗ ਰਲੀਆਂ ਵਿਚ ਪੈ ਜਾਂਦੇ ਹਨ ਉਹਨਾਂ ਨੂੰ ਸਜ਼ਾ ਭੁਗਤਣੀ ਹੀ ਪੈਂਦੀ ਹੈ, ਇਸ ਬਾਰੇ) ਕਰਤਾਰ ਆਪਣੇ ਉਤੇ ਇਤਰਾਜ਼ ਨਹੀਂ ਆਉਣ ਦੇਂਦਾ । (ਸੋ, ਫ਼ਰਜ਼ ਭੁਲਾ ਕੇ ਵਿਕਾਰਾਂ ਵਿਚ ਮਸਤ ਪਏ ਪਠਾਣ ਹਾਕਮਾਂ ਨੂੰ ਦੰਡ ਦੇਣ ਲਈ ਕਰਤਾਰ ਨੇ) ਮੁਗਲ-ਬਾਬਰ ਨੂੰ ਜਮਰਾਜ ਬਣਾ ਕੇ (ਹਿੰਦੁਸਤਾਨ ਤੇ) ਚਾੜ੍ਹ ਦਿੱਤਾ । (ਪਰ, ਹੇ ਕਰਤਾਰ ! ਬਦ-ਮਸਤ ਪਠਾਣ ਹਾਕਮਾਂ ਦੇ ਨਾਲ ਗਰੀਬ ਨਿਹੱਥੇ ਲੋਕ ਭੀ ਪੀਸੇ ਗਏ)

ਇਤਨੀ ਮਾਰ ਪਈ ਕਿ ਉਹ (ਹਾਇ ਹਾਇ) ਪੁਕਾਰ ਉਠੇ । ਕੀ (ਇਹ ਸਭ ਕੁਝ ਵੇਖ ਕੇ) ਤੈਨੂੰ ਉਹਨਾਂ ਉਤੇ ਤਰਸ ਨਹੀਂ ਆਇਆ ? ।੧।

ਹੇ ਕਰਤਾਰ ! ਤੂੰ ਸਭਨਾਂ ਹੀ ਜੀਵਾਂ ਦੀ ਸਾਰ ਰੱਖਣ ਵਾਲਾ ਹੈਂ । ਜੇ ਕੋਈ ਜ਼ੋਰਾਵਰ ਜ਼ੋਰਾਵਰ ਨੂੰ ਮਾਰ ਕੁਟਾਈ ਕਰੇ ਤਾਂ (ਵੇਖਣ ਵਾਲਿਆਂ ਦੇ) ਮਨ ਵਿਚ ਗੁੱਸਾ-ਗਿਲਾ ਨਹੀਂ ਹੁੰਦਾ (ਕਿਉਂਕਿ ਦੋਵੇਂ ਧਿਰਾਂ ਇਕ ਦੂਜੇ ਨੂੰ ਕਰਾਰੇ ਹੱਥ ਵਿਖਾ ਲੈਂਦੇ ਹਨ) ।੧। ਰਹਾਉ।

ਪਰ ਜੇ ਕੋਈ ਸ਼ੇਰ (ਵਰਗਾ) ਜ਼ੋਰਾਵਰ ਗਾਈਆਂ ਦੇ ਵੱਗ (ਵਰਗੇ ਕਮਜ਼ੋਰ ਨਿਹੱਥਿਆਂ) ਉਤੇ ਹੱਲਾ ਕਰ ਕੇ ਮਾਰਨ ਨੂੰ ਆ ਪਏ, ਤਾਂ ਇਸ ਦੀ ਪੁੱਛ (ਵੱਗ ਦੇ) ਖਸਮ ਨੂੰ ਹੀ ਹੁੰਦੀ ਹੈ (ਤਾਹੀਏਂ, ਹੇ ਕਰਤਾਰ ! ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ) । (ਕੁੱਤੇ ਓਪਰੇ ਕੁੱਤਿਆਂ ਨੂੰ ਵੇਖ ਕੇ ਜਰ ਨਹੀਂ ਸਕਦੇ, ਪਾੜ ਖਾਂਦੇ ਹਨ । ਇਸੇ ਤਰ੍ਹਾਂ ਮਨੁੱਖ ਨੂੰ ਪਾੜ ਖਾਣ ਵਾਲੇ ਇਹਨਾਂ ਮਨੁੱਖ-ਰੂਪ ਮੁਗਲ) ਕੁੱਤਿਆਂ ਨੇ (ਤੇਰੇ ਬਣਾਏ) ਸੋਹਣੇ ਬੰਦਿਆਂ ਨੂੰ ਮਾਰ ਮਾਰ ਕੇ ਮਿੱਟੀ ਵਿਚ ਰੋਲ ਦਿੱਤਾ ਹੈ, ਮਰੇ ਪਿਆਂ ਦੀ ਕੋਈ ਸਾਰ ਹੀ ਨਹੀਂ ਲੈਂਦਾ ।

(ਹੇ ਕਰਤਾਰ ! ਤੇਰੀ ਰਜ਼ਾ ਤੂੰ ਹੀ ਜਾਣੇਂ) ਤੂੰ ਆਪ ਹੀ (ਸੰਬੰਧ) ਜੋੜ ਕੇ ਆਪ ਹੀ ਇਹਨਾਂ ਨੂੰ ਮੌਤ ਦੇ ਘਾਟ ਉਤਾਰ ਕੇ ਆਪੋ ਵਿਚੋਂ) ਵਿਛੋੜ ਦਿੱਤਾ ਹੈ । ਵੇਖ ! ਹੇ ਕਰਤਾਰ ! ਇਹ ਤੇਰੀ ਤਾਕਤ ਦਾ ਕਰਿਸ਼ਮਾ ਹੈ ।੨।

(ਧਨ ਪਦਾਰਥ ਹਕੂਮਤ ਆਦਿਕ ਦੇ ਨਸ਼ੇ ਵਿਚ ਮਨੁੱਖ ਆਪਣੀ ਹਸਤੀ ਨੂੰ ਭੁੱਲ ਜਾਂਦਾ ਹੈ ਤੇ ਬੜੀ ਆਕੜ ਵਿਖਾ ਵਿਖਾ ਕੇ ਹੋਰਨਾਂ ਨੂੰ ਦੁੱਖ ਦੇਂਦਾ ਹੈ, ਪਰ ਇਹ ਨਹੀਂ ਸਮਝਦਾ ਕਿ) ਜੇ ਕੋਈ ਮਨੁੱਖ ਆਪਣੇ ਆਪ ਨੂੰ ਵੱਡਾ ਅਖਵਾ ਲਏ, ਤੇ ਮਨ-ਮੰਨੀਆਂ ਰੰਗ-ਰਲੀਆਂ ਮਾਣ ਲਏ, ਤਾਂ ਭੀ ਉਹ ਖਸਮ-ਪ੍ਰਭੂ ਦੀਆਂ ਨਜ਼ਰਾਂ ਵਿਚ ਇਕ ਕੀੜਾ ਹੀ ਦਿੱਸਦਾ ਹੈ ਜੋ (ਧਰਤੀ ਤੋਂ) ਦਾਣੇ ਚੁਗ ਚੁਗ ਕੇ ਨਿਰਬਾਹ ਕਰਦਾ ਹੈ (ਹਉਮੈ ਦੀ ਬਦ-ਮਸਤੀ ਵਿਚ ਉਹ ਮਨੁੱਖ ਜ਼ਿੰਦਗੀ ਅਜਾਈਂ ਹੀ ਗਵਾ ਜਾਂਦਾ ਹੈ) ।

ਹੇ ਨਾਨਕ ! ਜੇਹੜਾ ਮਨੁੱਖ ਵਿਕਾਰਾਂ ਵਲੋਂ ਆਪਾ ਮਾਰ ਕੇ (ਆਤਮਕ ਜੀਵਨ) ਜੀਊਂਦਾ ਹੈ, ਤੇ ਪ੍ਰਭੂ ਦਾ ਨਾਮ ਸਿਮਰਦਾ ਹੈ ਉਹੀ ਇਥੋਂ ਕੁਝ ਖੱਟਦਾ ਹੈ ।੩।੫।੩੯।

ਨੋਟ :—‘ਘਰੁ ਏ’ ਦੇ ਕੁੱਲ ੫ ਸ਼ਬਦ ਹਨ । ਆਸਾ ਰਾਗ ਵਿਚ ਗੁਰੂ ਨਾਨਕ ਦੇਵ ਜੀ ਦੇ ੩੯ ਸ਼ਬਦ ਹਨ ।

### ਰਾਗੁ ਆਸਾ ਘਰੁ ੨ ਮਹਲਾ ੩

ੴ ਸਤਿਗੁਰ ਪ੍ਰਸਾਦਿ ॥ ਹਰਿ ਦਰਸਨੁ ਪਾਵੈ ਵਡਭਾਗਿ ॥ ਗੁਰ ਕੈ ਸਬਦਿ ਸਚੈ ਬੈਰਾਗਿ ॥ ਖਟੁ ਦਰਸਨੁ ਵਰਤੈ ਵਰਤਾਰਾ ॥ ਗੁਰ ਕਾ ਦਰਸਨੁ ਅਗਮ ਅਪਾਰਾ ॥੧॥ ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥ ਸਾਚਾ ਆਪਿ ਵਸੈ ਮਨਿ ਸੋਇ ॥੧॥ ਰਹਾਉ ॥ ਗੁਰ ਦਰਸਨਿ ਉਪਰੈ ਸੰਸਾਰਾ ॥ ਜੇ ਕੋ ਲਾਏ ਭਾਉ ਪਿਆਰਾ ॥ ਭਾਉ ਪਿਆਰਾ ਲਾਏ ਵਿਰਲਾ ਕੋਇ ॥ ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥੨॥ ਗੁਰ ਕੈ ਦਰਸਨਿ ਮੋਖ ਦੁਆਰੁ ॥ ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥ ਨਿਗੁਰੇ ਕਉ ਗਤਿ ਕਾਈ ਨਾਹੀ ॥ ਅਵਗਣਿ ਮੁਠੇ ਚੋਟਾ ਖਾਹੀ ॥੩॥ ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥ ਗੁਰਮੁਖਿ ਤਾ ਕਉ ਲਗੈ ਨ ਪੀਰ ॥ ਜਮਕਾਲੁ ਤਿਸੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੪॥੧॥੪੦॥ {ਪੰਨਾ ੩੬੦}

ਪਦ ਅਰਥ :—ਦਰਸਨੁ—ਸ਼ਾਸਤ੍ਰ । ਹਰਿ ਦਰਸਨੁ—ਪਰਮਾਤਮਾ ਦਾ (ਮਿਲਾਪ ਕਰਾਣ ਵਾਲਾ) ਸ਼ਾਸਤ੍ਰ । ਵਡਭਾਗਿ—ਵੱਡੇ ਭਾਗ ਨਾਲ, ਵੱਡੀ ਕਿਸਮਤਿ ਨਾਲ । ਸਬਦਿ—ਸ਼ਬਦ ਦੀ ਰਾਹੀਂ । ਸਚੈ ਬੈਰਾਗਿ—ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਵੈਰਾਗ ਦੀ ਰਾਹੀਂ । ਖਟੁ—ਛੇ । ਖਟੁ ਦਰਸਨ—ਛੇ ਸ਼ਾਸਤ੍ਰ {ਸਾਂਖ, ਨਿਆਏ, ਵੈਸ਼ੇਸ਼ਿਕ, ਮੀਮਾਂਸਾ, ਯੋਗ, ਵੇਦਾਂਤ} । ਵਰਤਾਰਾ—ਰਿਵਾਜ । ਗੁਰ ਕਾ ਦਰਸਨੁ—ਗੁਰੂ ਦਾ ਸ਼ਾਸਤ੍ਰ । ਅਗਮ—ਅਪਹੁੰਚ । ਅਪਾਰਾ—ਜਿਸ ਦਾ ਪਾਰਲਾ ਬੰਨਾ ਨਾਹ ਲੱਭ ਸਕੇ ।੧।

ਦਰਸਨਿ—ਸ਼ਾਸਤ੍ਰ ਦੀ ਰਾਹੀਂ । ਮੁਕਤਿ—ਵਿਕਾਰਾਂ ਤੋਂ ਖਲਾਸੀ । ਗਤਿ—ਉੱਚੀ ਆਤਮਕ ਅਵਸਥਾ । ਸਾਚਾ—ਸਦਾ ਕਾਇਮ ਰਹਿਣ ਵਾਲਾ ਪ੍ਰਭੂ । ਮਨਿ—ਮਨ ਵਿਚ । ਸੋਇ—ਉਹ ਹੀ ।੧।ਰਹਾਉ।

ਉਧਰੈ—(ਵਿਕਾਰਾਂ ਤੋਂ) ਬਚ ਜਾਂਦਾ ਹੈ । ਕੋ—ਕੋਈ ਮਨੁੱਖ । ਭਾਉ—ਪ੍ਰੇਮ ।੨।

ਮੋਖ ਦੁਆਰੁ—ਵਿਕਾਰਾਂ ਤੋਂ ਖਲਾਸੀ ਦੇਣ ਵਾਲਾ ਦਰਵਾਜ਼ਾ । ਸਾਧਾਰੁ—ਸ-ਅਦਾਰੁ, ਆਸਰੇ ਵਾਲਾ । ਕਾਈ ਗਤਿ—ਉੱਚੀ ਆਤਮਕ ਅਵਸਥਾ । ਅਵਗਣਿ—ਅਵਗਣ ਵਿਚ, ਪਾਪ ਵਿਚ । ਮੁੱਠੇ—ਲੁੱਟੇ ਜਾ ਰਹੇ । ਖਾਹੀ—ਖਾਹਿ, ਖਾਂਦੇ ਹਨ ।੩।

ਗੁਰਮੁਖਿ—ਗੁਰੂ ਦੀ ਸਰਨ ਪਿਆਂ । ਤਾ ਕਉ—ਉਸ (ਮਨੁੱਖ) ਨੂੰ । ਪੀਰ—ਪੀੜ, ਦੁੱਖ । ਜਮਕਾਲੁ—ਮੌਤ, ਆਤਮਕ ਮੌਤ । ਸਾਚਿ—ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ । ਸਮਾਵੈ—ਲੀਨ ਹੋ ਜਾਂਦਾ ਹੈ ।੪।

**ਅਰਥ :**—ਗੁਰੂ ਦੇ (ਦਿੱਤੇ ਹੋਏ) ਸ਼ਾਸਤ੍ਰ ਦੀ ਰਾਹੀਂ ਵਿਕਾਰਾਂ ਤੋਂ ਖਲਾਸੀ ਹੋ ਜਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪ ਮਨ ਵਿਚ ਆ ਵੱਸਦਾ ਹੈ ।੧।ਰਹਾਉ।

(ਜਗਤ ਵਿਚ ਵੇਦਾਂਤ ਆਦਿਕ) ਛੇ ਸ਼ਾਸਤ੍ਰਾਂ (ਦੀ ਵਿਕਾਰ) ਦਾ ਰਿਵਾਜ ਚੱਲ ਰਿਹਾ ਹੈ ਪਰ ਗੁਰੂ ਦਾ (ਦਿੱਤਾ ਹੋਇਆ) ਸ਼ਾਸਤ੍ਰ (ਇਹਨਾਂ ਛੇ ਸ਼ਾਸਤ੍ਰਾਂ ਦੀ) ਪਹੁੰਚ ਤੋਂ ਪਰੇ ਹੈ (ਇਹ ਛੇ ਸ਼ਾਸਤ੍ਰ ਗੁਰੂ ਦੇ ਸ਼ਾਸਤ੍ਰ ਦਾ) ਅੰਤ ਨਹੀਂ ਪਾ ਸਕਦੇ । ਗੁਰੂ ਦੇ ਸ਼ਬਦ ਵਿਚ (ਜੁੜ ਕੇ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲਗਨ ਜੋੜ ਕੇ ਮਨੁੱਖ ਵੱਡੀ ਕਿਸਮਤਿ ਨਾਲ ਪਰਮਾਤਮਾ ਦਾ (ਮਿਲਾਪ ਕਰਾਣ ਵਾਲਾ ਗੁਰ-) ਸ਼ਾਸਤ੍ਰ ਪ੍ਰਾਪਤ ਕਰਦਾ ਹੈ ।੨।

ਜੇ ਕੋਈ ਮਨੁੱਖ (ਗੁਰੂ ਦੇ ਸ਼ਾਸਤ੍ਰ ਵਿਚ) ਪ੍ਰੇਮ-ਪਿਆਰ ਜੋੜੇ ਤਾਂ (ਪ੍ਰੇਮ ਜੋੜਨ ਵਾਲਾ) ਜਗਤ ਗੁਰੂ ਦੇ ਸ਼ਾਸਤ੍ਰ ਦੀ ਬਰਕਤਿ ਨਾਲ (ਵਿਕਾਰਾਂ ਤੋਂ) ਬਚ ਜਾਂਦਾ ਹੈ । ਪਰ ਕੋਈ ਵਿਰਲਾ ਮਨੁੱਖ ਹੀ (ਗੁਰੂ ਦੇ ਸ਼ਾਸਤ੍ਰ ਵਿਚ) ਪ੍ਰੇਮ-ਪਿਆਰ ਪੈਦਾ ਕਰਦਾ ਹੈ । (ਹੇ ਭਾਈ ! ) ਗੁਰੂ ਦੇ ਸ਼ਾਸਤ੍ਰ ਵਿਚ (ਚਿੱਤ ਜੋੜਿਆਂ) ਸਦਾ ਆਤਮਕ ਆਨੰਦ ਮਿਲਦਾ ਹੈ ।੨।

ਗੁਰੂ ਦੇ ਸ਼ਾਸਤ੍ਰ ਵਿਚ (ਸੁਰਤਿ ਟਿਕਾਇਆਂ) ਵਿਕਾਰਾਂ ਤੋਂ ਖਲਾਸੀ ਪਾਣ ਵਾਲਾ ਰਾਹ ਲੱਭ ਪੈਂਦਾ ਹੈ । ਜੇਹੜਾ ਮਨੁੱਖ ਸਤਿਗੁਰੂ ਦੀ ਸਰਨ ਪੈਂਦਾ ਹੈ ਉਹ ਆਪਣੇ ਪਰਵਾਰ ਵਾਸਤੇ ਭੀ (ਵਿਕਾਰਾਂ ਤੋਂ ਬਚਣ ਲਈ) ਸਹਾਰਾ ਬਣ ਜਾਂਦਾ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਸ ਨੂੰ ਕੋਈ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ । (ਹੇ ਭਾਈ ! ) ਜਿਹੜੇ ਮਨੁੱਖ ਪਾਪ (-ਕਰਮ) ਵਿਚ (ਫਸ ਕੇ ਆਤਮਕ ਜੀਵਨ ਵਲੋਂ) ਲੁੱਟੇ ਜਾ ਰਹੇ ਹਨ, ਉਹ (ਜੀਵਨ-ਸਫ਼ਰ ਵਿਚ) (ਵਿਕਾਰਾਂ ਦੀਆਂ) ਸੱਟਾਂ ਖਾਂਦੇ ਹਨ ।੩।

(ਹੇ ਭਾਈ ! ) ਗੁਰੂ ਦੇ ਸ਼ਬਦ ਵਿਚ ਜੁੜਿਆਂ (ਮਨੁੱਖ ਦੇ) ਸਰੀਰ ਨੂੰ ਸੁਖ ਮਿਲਦਾ ਹੈ ਸ਼ਾਂਤੀ ਮਿਲਦੀ ਹੈ, ਗੁਰੂ ਦੀ ਸਰਨ ਪੈਣ ਕਰਕੇ ਉਸ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕ ਸਕਦੀ । ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ ।੪।੧।੪੦।

**ਨੋਟ :**—ਅੰਕ ੪ ਦੱਸਦਾ ਹੈ ਕਿ ਸ਼ਬਦ ਦੇ ੪ ਬੰਕ ਹਨ ।

ਅੰਕ ੧ ਦੱਸਦਾ ਹੈ ਕਿ ਗੁਰੂ ਅਮਰਦਾਸ ਜੀ ਦਾ ਇਹ ਪਹਿਲਾ ਸ਼ਬਦ ਹੈ ।

ਗੁਰੂ ਨਾਨਕ ਜੀ ਦੇ ਸ਼ਬਦ ੩੯

ਗੁਰੂ ਅਮਰਦਾਸ ਜੀ ਦਾ ਸ਼ਬਦ ੧

-----

ਜੋੜ ੪੦



ਆਸਾ ਮਹਲਾ ੩ ॥ ਸਬਦਿ ਮੁਆ ਵਿਚਹੁ ਆਪੁ ਗਵਾਇ ॥ ਸਤਿਗੁਰੁ ਸੇਵੇ ਤਿਲੁ ਨ ਤਮਾਇ ॥ ਨਿਰਭਉ ਦਾਤਾ ਸਦਾ  
ਮਨਿ ਹੋਇ ॥ ਸਚੀ ਬਾਣੀ ਪਾਏ ਭਾਗਿ ਕੋਇ ॥੧॥ ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ ॥ ਪੂਰੇ ਗੁਰ ਕੈ ਸਬਦਿ ਸਮਾਹਿ  
॥੧॥ ਰਹਾਉ ॥ ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥ ਅੰਮ੍ਰਿਤ ਸਬਦਿ ਨਾਮੁ ਵਖਾਣੈ ॥ ਸਾਚੀ ਬਾਣੀ ਸੂਚਾ ਹੋਇ ॥  
ਗੁਣ ਤੇ ਨਾਮੁ ਪਰਾਪਤਿ ਹੋਇ ॥੨॥ ਗੁਣ ਅਮੋਲਕ ਪਾਏ ਨ ਜਾਹਿ ॥ ਮਨਿ ਨਿਰਮਲ ਸਾਚੈ ਸਬਦਿ ਸਮਾਹਿ ॥ ਸੇ  
ਵਡਭਾਗੀ ਜਿਨ੍ ਨਾਮੁ ਧਿਆਇਆ ॥ ਸਦਾ ਗੁਣ ਦਾਤਾ ਮੰਨਿ ਵਸਾਇਆ ॥੩॥ ਜੋ ਗੁਣ ਸੰਗ੍ਰਹੈ ਤਿਨ੍ ਬਲਿਹਾਰੈ ਜਾਉ ॥  
ਦਰਿ ਸਾਚੈ ਸਾਚੇ ਗੁਣ ਗਾਉ ॥ ਆਪੇ ਦੇਵੈ ਸਹਜਿ ਸੁਭਾਇ ॥ ਨਾਨਕ ਕੀਮਤਿ ਕਹਣੁ ਨ ਜਾਇ ॥੪॥੨॥੪੧॥ {ਪੰਨਾ  
੩੬੧}

**ਪਦ ਅਰਥ :**—ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ । ਮੁਆ—(ਮਾਇਆ ਦੇ ਮੋਹ ਵਲੋਂ) ਅਛੋਹ ਹੋ ਗਿਆ । ਆਪੁ—  
ਆਪਾ-ਭਾਵ । ਤਿਲੁ—ਰਤਾ ਭਰ ਭੀ । ਤਮਾਇਆ—ਲਾਲਚ । ਮਨਿ—ਮਨ ਵਿਚ । ਭਾਗਿ—ਕਿਸਮਤਿ  
ਨਾਲ । ੧।

ਸੰਗ੍ਰਹੁ—ਇਕੱਠੇ ਕਰੋ (ਆਪਣੇ ਅੰਦਰ) । ਜਾਹਿ—ਦੂਰ ਹੋ ਜਾਣਗੇ । ਸਮਾਹਿ—(ਪ੍ਰਭੂ ਵਿਚ) ਲੀਨ ਹੋ  
ਜਾਹਿਗਾ । ੧। ਰਹਾਉ ।

ਵਖਾਣੈ—ਉਚਾਰਦਾ ਹੈ, ਸਿਮਰਦਾ ਹੈ । ਸੂਚਾ—ਪਵਿਤ੍ਰ । ਤੇ—ਤੋਂ । ੨।

ਮਨਿ ਨਿਰਮਲ—ਪਵਿਤ੍ਰ ਮਨ ਵਿਚ । ਸਬਦਿ—ਸ਼ਬਦ ਦੀ ਰਾਹੀਂ । ਮੰਨਿ—ਮਨਿ, ਮਨ ਵਿਚ । ੩।

ਜਾਉ—ਮੈਂ ਜਾਂਦਾ ਹਾਂ । ਦਰਿ ਸਾਚੈ—ਸਦਾ-ਥਿਰ ਪ੍ਰਭੂ ਦੇ ਦਰ ਤੇ । ਗਾਉ—ਮੈਂ ਗਾਂਦਾ ਹਾਂ । ਸਹਜਿ—ਆਤਮਕ  
ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ । ੪।

**ਅਰਥ :**—(ਹੇ ਭਾਈ ! ਆਪਣੇ ਅੰਦਰ ਪਰਮਾਤਮਾ ਦੇ) ਗੁਣ ਇਕੱਠੇ ਕਰੋ (ਪਰਮਾਤਮਾ ਦੀ ਸਿਫਤਿ-ਸਾਲਾਹ ਕਰਦੇ  
ਰਹੋ, ਸਿਫਤਿ-ਸਾਲਾਹ ਦੀ ਬਰਕਤਿ ਨਾਲ) ਮਨ ਵਿਚੋਂ ਵਿਕਾਰ ਦੂਰ ਹੋ ਜਾਂਦੇ ਹਨ । ਪੂਰੇ ਗੁਰੂ ਦੇ ਸ਼ਬਦ ਦੀ ਰਾਹੀਂ  
(ਸਿਫਤਿ-ਸਾਲਾਹ ਕਰ ਕੇ ਤੂੰ ਗੁਣਾਂ ਦੇ ਮਾਲਕ ਪ੍ਰਭੂ ਵਿਚ) ਟਿਕਿਆ ਰਹੇਗਾ । ੧। ਰਹਾਉ ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਮਾਇਆ ਦੇ ਮੋਹ ਵਲੋਂ) ਨਿਰਲੇਪ ਹੋ ਜਾਂਦਾ ਹੈ ਉਹ ਆਪਣੇ ਅੰਦਰੋਂ  
ਆਪਾ-ਭਾਵ ਦੂਰ ਕਰ ਲੈਂਦਾ ਹੈ । ਜੇਹੜਾ ਮਨੁੱਖ ਸਤਿਗੁਰੂ ਦੀ ਸਰਨ ਪੈਂਦਾ ਹੈ ਉਸ ਨੂੰ (ਮਾਇਆ ਦਾ) ਰਤਾ ਭਰ ਭੀ  
ਲਾਲਚ ਨਹੀਂ ਰਹਿੰਦਾ । ਉਸ ਮਨੁੱਖ ਦੇ ਮਨ ਵਿਚ ਉਹ ਦਾਤਾਰ ਸਦਾ ਵੱਸਿਆ ਰਹਿੰਦਾ ਹੈ ਜਿਸ ਨੂੰ ਕਿਸੇ ਤੋਂ ਕੋਈ  
ਡਰ ਨਹੀਂ । ਪਰ ਕੋਈ ਵਿਰਲਾ ਮਨੁੱਖ ਹੀ ਚੰਗੀ ਕਿਸਮਤਿ ਨਾਲ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸਿਫਤਿ-ਸਾਲਾਹ  
ਦੀ ਬਾਣੀ ਦੀ ਰਾਹੀਂ ਉਸ ਨੂੰ ਮਿਲ ਸਕਦਾ ਹੈ । ੧।

ਜੇਹੜਾ ਮਨੁੱਖ ਪਰਮਾਤਮਾ ਦੀ ਸਿਫਤਿ-ਸਾਲਾਹ ਦਾ ਸੌਦਾ ਵਿਹਾਝਦਾ ਹੈ ਉਹ ਉਸ ਸਿਫਤਿ-ਸਾਲਾਹ ਦੀ ਕਦਰ  
ਸਮਝਦਾ ਹੈ; ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਗੁਰ-ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ  
ਹੈ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਉਹ ਮਨੁੱਖ ਪਵਿਤ੍ਰ  
ਜੀਵਨ ਵਾਲਾ ਹੋ ਜਾਂਦਾ ਹੈ । ਸਿਫਤਿ-ਸਾਲਾਹ ਦੀ ਬਰਕਤਿ ਨਾਲ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੌਦਾ ਮਿਲ ਜਾਂਦਾ  
ਹੈ । ੨।

ਪਰਮਾਤਮਾ ਦੇ ਗੁਣਾਂ ਦਾ ਮੁੱਲ ਨਹੀਂ ਪੈ ਸਕਦਾ, ਕਿਸੇ ਭੀ ਕੀਮਤਿ ਤੋਂ ਮਿਲ ਨਹੀਂ ਸਕਦੇ, (ਹਾਂ,) ਸਦਾ-ਥਿਰ ਰਹਿਣ  
ਵਾਲੇ ਪ੍ਰਭੂ ਦੀ ਸਿਫਤਿ-ਸਾਲਾਹ ਦੇ ਸ਼ਬਦ ਦੀ ਰਾਹੀਂ (ਇਹ ਗੁਣ) ਪਵਿਤ੍ਰ ਹੋਏ ਮਨ ਵਿਚ ਆ ਵੱਸਦੇ ਹਨ । (ਹੇ  
ਭਾਈ !) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਆਪਣੇ ਗੁਣਾਂ ਦੀ ਦਾਤਿ ਦੇਣ ਵਾਲਾ ਪ੍ਰਭੂ ਆਪਣੇ  
ਮਨ ਵਿਚ ਵਸਾਇਆ ਹੈ ਉਹ ਵੱਡੇ ਭਾਗਾਂ ਵਾਲੇ ਹਨ । ੩।

(ਹੇ ਭਾਈ ! ) ਜੇਹੜਾ ਜੇਹੜਾ ਮਨੁੱਖ ਪਰਮਾਤਮਾ ਦੇ ਗੁਣ (ਆਪਣੇ ਅੰਦਰ) ਇਕੱਠੇ ਕਰਦਾ ਹੈ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ (ਉਹਨਾਂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਸਦਾ-ਬਿਰ ਪ੍ਰਭੂ ਦੇ ਦਰ ਤੇ (ਟਿਕ ਕੇ) ਉਸ ਸਦਾ ਕਾਇਮ ਰਹਿਣ ਵਾਲੇ ਦੇ ਗੁਣ ਗਾਂਦਾ ਹਾਂ ।

ਹੇ ਨਾਨਕ ! (ਗੁਣਾਂ ਦੀ ਦਾਤਿ ਜਿਸ ਮਨੁੱਖ ਨੂੰ) ਪ੍ਰਭੂ ਆਪ ਹੀ ਦੇਂਦਾ ਹੈ (ਉਹ ਮਨੁੱਖ) ਆਤਮਕ ਅਡੋਲਤਾ ਵਿਚ ਟਿਕਦਾ ਹੈ ਪ੍ਰੇਮ ਵਿਚ ਜੁੜਿਆ ਰਹਿੰਦਾ ਹੈ (ਉਸ ਦੇ ਉੱਚੇ ਜੀਵਨ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।੪।੨।੪੧।

ਆਸਾ ਮਹਲਾ ੩ ॥ ਸਤਿਗੁਰ ਵਿਚਿ ਵਡੀ ਵਡਿਆਈ ॥ ਚਿਰੀ ਵਿਛੁੰਨੇ ਮੇਲਿ ਮਿਲਾਈ ॥ ਆਪੇ ਮੇਲੇ ਮੇਲਿ ਮਿਲਾਏ ॥ ਆਪਣੀ ਕੀਮਤਿ ਆਪੇ ਪਾਏ ॥੧॥ ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥ ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥੧॥ ਰਹਾਉ ॥ ਗੁਰਮੁਖਿ ਕੀਮਤਿ ਜਾਣੈ ਕੋਇ ॥ ਵਿਰਲੇ ਕਰਮਿ ਪਰਾਪਤਿ ਹੋਇ ॥ ਉਚੀ ਬਾਣੀ ਉਚਾ ਹੋਇ ॥ ਗੁਰਮੁਖਿ ਸਬਦਿ ਵਖਾਣੈ ਕੋਇ ॥੨॥ ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥ ਸਤਿਗੁਰੁ ਭੇਟੇ ਤਾ ਉਤਰੈ ਪੀਰ ॥ ਬਿਨੁ ਗੁਰ ਭੇਟੇ ਦੁਖੁ ਕਮਾਇ ॥ ਮਨਮੁਖਿ ਬਹੁਤੀ ਮਿਲੈ ਸਜਾਇ ॥੩॥ ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥ ਪੀਵਤ ਰਹੈ ਪੀਆਏ ਸੋਇ ॥ ਗੁਰ ਕਿਰਪਾ ਤੇ ਹਰਿ ਰਸੁ ਪਾਏ ॥ ਨਾਨਕ ਨਾਮਿ ਰਤੇ ਗਤਿ ਪਾਏ ॥੪॥੩॥੪੨॥ {ਪੰਨਾ ੩੬੧}

ਪਦ ਅਰਥ :—ਮੇਲਿ—(ਪ੍ਰਭੂ ਦੇ) ਮਿਲਾਪ ਵਿਚ । ਆਪੇ—(ਪ੍ਰਭੂ) ਆਪ ਹੀ । ਕੀਮਤਿ—ਕਦਰ ।੧।

ਕਿਨ ਬਿਧਿ—ਕਿਸ ਤਰੀਕੇ ਨਾਲ ? ਅਪਰੰਪਰੁ—ਪਰੇ ਤੋਂ ਪਰੇ । ਅਗਮ—ਅਪਹੁੰਚ । ਅਗੋਚਰੁ—{ਅ-ਗੋ-ਚਰੁ । ਗੋ—ਗਿਆਨ-ਇੰਦ੍ਰੇ । ਚਰੁ—ਪਹੁੰਚ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ਕੋਇ—ਕੋਈ ਵਿਰਲਾ ।੧।ਰਹਾਉ।

ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਕਰਮਿ—ਮੇਹਰ ਨਾਲ । ਉਚਾ—ਉੱਚੇ ਜੀਵਨ ਵਾਲਾ ।੨।

ਸਰੀਰਿ—ਸਰੀਰ ਵਿਚ, ਹਿਰਦੇ ਵਿਚ । ਭੇਟੇ—ਮਿਲੇ । ਤਾ—ਤਦੋਂ । ਬਿਨੁ ਗੁਰ ਭੇਟੇ—ਗੁਰੂ ਨੂੰ ਮਿਲਣ ਤੋਂ ਬਿਨਾ । ਮਨਮੁਖਿ—ਆਪਣੇ ਮਨ ਦੇ ਪਿਛੇ ਤੁਰਨ ਵਾਲਾ ।੩।

ਅਤਿ ਰਸੁ—ਬਹੁਤ ਰਸ ਵਾਲਾ । ਪੀਆਏ—ਪਿਲਾਂਦਾ ਹੈ । ਸੋਇ—ਉਹ (ਪ੍ਰਭੂ) ਹੀ । ਤੇ—ਤੋਂ । ਨਾਮਿ—ਨਾਮ ਵਿਚ । ਰਤੇ—ਰੰਗੀਜ ਕੇ । ਗਤਿ—ਉੱਚੀ ਆਤਮਕ ਅਵਸਥਾ ।੪।

ਅਰਥ :—(ਹੇ ਭਾਈ ! ) ਕਿਸ ਤਰੀਕੇ ਨਾਲ (ਮਨੁੱਖ ਦੇ ਮਨ ਵਿਚ) ਪਰਮਾਤਮਾ (ਦੇ ਨਾਮ) ਦੀ ਕਦਰ ਪੈਦਾ ਹੋਵੇ ? ਪਰਮਾਤਮਾ ਪਰੇ ਤੋਂ ਪਰੇ ਹੈ, ਪਰਮਾਤਮਾ ਅਪਹੁੰਚ ਹੈ, ਪਰਮਾਤਮਾ ਤਕ ਗਿਆਨ-ਇੰਦ੍ਰਿਆਂ ਦੀ ਰਾਹੀਂ ਪਹੁੰਚ ਨਹੀਂ ਹੋ ਸਕਦੀ । (ਬੱਸ ! ) ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਕੋਈ ਵਿਰਲਾ ਮਨੁੱਖ ਪ੍ਰਭੂ ਨੂੰ ਮਿਲਦਾ ਹੈ (ਤੇ ਉਸ ਦੇ ਅੰਦਰ ਪ੍ਰਭੂ ਦੇ ਨਾਮ ਦੀ ਕਦਰ ਪੈਦਾ ਹੁੰਦੀ ਹੈ) ।੧।ਰਹਾਉ।

(ਹੇ ਭਾਈ ! ) ਸਤਿਗੁਰੂ ਵਿਚ ਇਹ ਵੱਡਾ ਭਾਰਾ ਗੁਣ ਹੈ ਕਿ ਉਹ ਅਨੇਕਾਂ ਜਨਮਾਂ ਦੇ ਵਿਛੁੜੇ ਹੋਏ ਜੀਵਾਂ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ । ਪ੍ਰਭੂ ਆਪ ਹੀ (ਗੁਰੂ) ਮਿਲਾਂਦਾ ਹੈ, ਗੁਰੂ ਮਿਲਾ ਕੇ ਆਪਣੇ ਚਰਨਾਂ ਵਿਚ ਜੋੜਦਾ ਹੈ ਤੇ (ਇਸ ਤਰ੍ਹਾਂ ਜੀਵਾਂ ਦੇ ਹਿਰਦੇ ਵਿਚ) ਆਪਣੇ ਨਾਮ ਦੀ ਕਦਰ ਆਪ ਹੀ ਪੈਦਾ ਕਰਦਾ ਹੈ ।੧।

ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦੀ ਕਦਰ ਸਮਝਦਾ ਹੈ ਕਿਸੇ ਵਿਰਲੇ ਨੂੰ ਪਰਮਾਤਮਾ ਦੀ ਮੇਹਰ ਨਾਲ (ਪਰਮਾਤਮਾ ਦਾ ਨਾਮ) ਮਿਲਦਾ ਹੈ । ਸਭ ਤੋਂ ਉੱਚੇ ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਉੱਚੇ ਜੀਵਨ ਵਾਲਾ ਬਣ ਜਾਂਦਾ ਹੈ । ਕੋਈ (ਵਿਰਲਾ ਭਾਗਾਂ ਵਾਲਾ ਮਨੁੱਖ) ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਦਾ ਹੈ ।੨।

ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੇ ਸਰੀਰ ਵਿਚ (ਵਿਕਾਰਾਂ ਦਾ) ਦੁੱਖ ਰੋਗ ਪੈਦਾ ਹੋਇਆ ਰਹਿੰਦਾ ਹੈ, ਜਦੋਂ ਮਨੁੱਖ ਨੂੰ ਗੁਰੂ ਮਿਲਦਾ ਹੈ, ਤਦੋਂ ਉਸ ਦਾ ਇਹ ਦੁੱਖ ਦੂਰ ਹੋ ਜਾਂਦਾ ਹੈ । ਗੁਰੂ ਨੂੰ ਮਿਲਣ ਤੋਂ ਬਿਨਾ ਮਨੁੱਖ ਉਹੀ ਕਰਮ ਕਮਾਂਦਾ ਹੈ ਜੋ ਦੁੱਖ ਪੈਦਾ ਕਰਨ, (ਇਸ ਤਰ੍ਹਾਂ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਨੂੰ ਸਦਾ ਬਹੁਤ ਸਜਾ ਮਿਲਦੀ ਰਹਿੰਦੀ ਹੈ ।੩।

(ਹੇ ਭਾਈ ! ) ਪਰਮਾਤਮਾ ਦਾ ਨਾਮ (ਇਕ ਐਸਾ ਅੰਮ੍ਰਿਤ ਹੈ ਜੋ) ਮਿੱਠਾ ਹੈ, ਬੜੇ ਰਸ ਵਾਲਾ ਹੈ । ਪਰ ਉਹੀ ਮਨੁੱਖ ਇਹ ਨਾਮ-ਰਸ ਪੀਂਦਾ ਰਹਿੰਦਾ ਹੈ, ਜਿਸ ਨੂੰ ਉਹ ਪਰਮਾਤਮਾ ਆਪ ਪਿਲਾਏ ।

ਹੇ ਨਾਨਕ ! ਗੁਰੂ ਦੀ ਕਿਰਪਾ ਨਾਲ ਹੀ ਮਨੁੱਖ ਪਰਮਾਤਮਾ ਦੇ ਨਾਮ-ਜਲ ਦਾ ਆਨੰਦ ਮਾਣਦਾ ਹੈ, ਨਾਮ-ਰੰਗਿ ਵਿਚ ਰੰਗੀਜ ਕੇ ਮਨੁੱਖ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।੪।੩।੪੨।

ਆਸਾ ਮਹਲਾ ੩ ॥ ਮੇਰਾ ਪ੍ਰਭੂ ਸਾਚਾ ਗਹਿਰ ਗੰਭੀਰ ॥ ਸੇਵਤ ਹੀ ਸੁਖੁ ਸਾਂਤਿ ਸਰੀਰ ॥ ਸਬਦਿ ਤਰੇ ਜਨ ਸਹਜਿ ਸੁਭਾਇ ॥ ਤਿਨ ਕੈ ਹਮ ਸਦ ਲਾਗਹ ਪਾਇ ॥੧॥ ਜੋ ਮਨਿ ਰਾਤੇ ਹਰਿ ਰੰਗੁ ਲਾਇ ॥ ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥ ਸਬਦੁ ਚਾਖੈ ਸਾਚਾ ਸਾਦੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਪ੍ਰਭੂ ਸਦਾ ਰਹਿਆ ਭਰਪੂਰਿ ॥ ਆਪੇ ਨੇੜੇ ਆਪੇ ਦੂਰਿ ॥੨॥ ਆਖਣਿ ਆਖੈ ਬਕੈ ਸਭੁ ਕੋਇ ॥ ਆਪੇ ਬਖਸਿ ਮਿਲਾਏ ਸੋਇ ॥ ਕਹਣੈ ਕਥਨਿ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਗੁਰਮੁਖਿ ਵਿਚਹੁ ਆਪੁ ਗਵਾਇ ॥ ਹਰਿ ਰੰਗਿ ਰਾਤੇ ਮੋਹੁ ਚੁਕਾਇ ॥ ਅਤਿ ਨਿਰਮਲੁ ਗੁਰ ਸਬਦ ਵੀਚਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੪॥੪੩॥ {ਪੰਨਾ ੩੬੧}

**ਪਦ ਅਰਥ** :-ਸਾਚਾ—ਸਦਾ ਕਾਇਮ ਰਹਿਣ ਵਾਲਾ । ਗਹਿਰ—ਡੂੰਘਾ, ਜਿਸ ਦੇ ਦਿਲ ਦਾ ਭੇਤ ਨਾਹ ਪਾਇਆ ਜਾ ਸਕੇ । ਗੰਭੀਰ—ਡੂੰਘੇ ਜਿਗਰੇ ਵਾਲਾ, ਵੱਡੇ ਜਿਗਰੇ ਵਾਲਾ । ਸੇਵਤ—ਸਿਮਰਦਿਆਂ । ਸਬਦਿ—ਗੁਰ-ਸ਼ਬਦ ਦੀ ਰਾਹੀਂ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ । ਸਦ—ਸਦਾ । ਲਾਗਹ—(ਅਸੀ) ਲਗਦੇ ਹਾਂ । ਪਾਇ—ਪੈਰੀਂ ।੧।

ਮਨਿ—ਮਨ ਵਿਚ । ਲਾਇ—ਲਾ ਕੇ । ਦਰਗਹ—ਹਜ਼ੂਰੀ ਵਿਚ । ਸੁਭਾਇ—ਪ੍ਰੇਮ ਦੀ ਰਾਹੀਂ ।੧।ਰਹਾਉ।

ਮੰਨਿ—ਮਨਿ, ਮਨ ਵਿਚ ।੨।

ਆਖਣਿ ਆਖੈ—ਆਖਣ ਨੂੰ ਆਖਦਾ ਹੈ, ਰਿਵਾਜੀ ਤੌਰ ਤੇ ਆਖਦਾ ਹੈ । ਬਕੈ—ਬੋਲਦਾ ਹੈ । ਸਭੁ ਕੋਇ—ਹਰੇਕ ਮਨੁੱਖ । ਕਹਣੈ—ਆਖਣ ਨਾਲ । ਕਥਨਿ—ਆਖਣ ਨਾਲ । ਪਰਸਾਦਿ—ਕਿਰਪਾ ਨਾਲ । ਮਨਿ—ਮਨ ਵਿਚ ।੩।

ਆਪੁ—ਆਪਾ-ਭਾਵ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ । ਰੰਗਿ ਰਾਤੇ—ਰੰਗ ਵਿਚ ਰੰਗਿਆ ਜਾਣ ਕਰਕੇ । ਅਤਿ—ਬਹੁਤ । ਨਾਮਿ—ਨਾਮ ਦੀ ਰਾਹੀਂ ।੪।

**ਅਰਥ** :- (ਹੇ ਭਾਈ ! ) ਜੇਹੜੇ ਮਨੁੱਖ ਪਰਮਾਤਮਾ ਦਾ ਪ੍ਰੇਮ-ਰੰਗ ਵਰਤ ਵਰਤ ਕੇ ਆਪਣੇ ਮਨ ਵਿਚ (ਪ੍ਰੇਮ-ਰੰਗ ਨਾਲ) ਰੰਗੇ ਜਾਂਦੇ ਹਨ, ਉਹਨਾਂ ਮਨੁੱਖਾਂ ਦਾ ਜਨਮ ਮਰਨ ਦੇ ਗੇੜ ਦਾ ਦੁੱਖ ਦੂਰ ਹੋ ਜਾਂਦਾ ਹੈ, ਪ੍ਰੇਮ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਟਿਕੇ ਰਹਿੰਦੇ ਹਨ ।੧।ਰਹਾਉ।

(ਹੇ ਭਾਈ ! ) ਪਿਆਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਡੂੰਘਾ ਹੈ ਤੇ ਵੱਡੇ ਜਿਗਰੇ ਵਾਲਾ ਹੈ । ਉਸ ਦਾ ਸਿਮਰਨ ਕੀਤਿਆਂ ਸਰੀਰ ਨੂੰ ਸੁਖ ਮਿਲਦਾ ਹੈ, ਸ਼ਾਂਤੀ ਮਿਲਦੀ ਹੈ । (ਜੇਹੜੇ ਮਨੁੱਖ) ਗੁਰੂ ਦੀ ਰਾਹੀਂ (ਸਿਮਰਨ ਕਰਦੇ ਹਨ ਉਹ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ਉਹ ਪ੍ਰਭੂ-ਪ੍ਰੇਮ ਵਿਚ ਜੁੜੇ ਰਹਿੰਦੇ ਹਨ, ਅਸੀ (ਮੈਂ) ਸਦਾ ਉਹਨਾਂ ਦੀ ਚਰਨੀਂ ਲੱਗਦੇ (ਲੱਗਦਾ) ਹਾਂ ।੧।

(ਹੇ ਭਾਈ ! ) ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦਾ ਰਸ ਚੱਖਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ (ਆਤਮਕ) ਆਨੰਦ ਮਾਣਦਾ ਹੈ (ਕਿਉਂਕਿ) ਉਹ ਪਰਮਾਤਮਾ ਦੇ ਨਾਮ ਨੂੰ (ਸਦਾ ਆਪਣੇ) ਮਨ ਵਿਚ ਵਸਾਈ ਰੱਖਦਾ ਹੈ (ਉਸ ਨੂੰ ਫਿਰ ਪ੍ਰਤੱਖ ਇਉਂ ਦਿੱਸਦਾ ਹੈ ਕਿ) ਪਰਮਾਤਮਾ ਸਦਾ ਹਰ ਥਾਂ ਵਿਆਪ ਰਿਹਾ ਹੈ, ਉਹ ਆਪ ਹੀ (ਹਰੇਕ ਜੀਵ ਦੇ) ਅੰਗ-ਸੰਗ ਹੈ ਤੇ ਆਪ ਹੀ ਦੂਰ (ਅਪਹੁੰਚ) ਭੀ ਹੈ । ੨ ।

(ਹੇ ਭਾਈ ! ) ਰਿਵਾਜੀ ਤੌਰ ਤੇ ਹਰੇਕ ਮਨੁੱਖ ਆਖਦਾ ਹੈ, ਸੁਣਾਂਦਾ ਹੈ ਕਿ (ਪਰਮਾਤਮਾ) ਹਰੇਕ ਦੇ ਨੇੜੇ ਵੱਸਦਾ ਹੈ, ਪਰ ਜਿਸ ਕਿਸੇ ਨੂੰ ਉਹ ਆਪਣੇ ਚਰਨਾਂ ਵਿਚ ਮਿਲਾਂਦਾ ਹੈ, ਉਹ ਆਪ ਹੀ ਮੇਹਰ ਕਰ ਕੇ ਮਿਲਾਂਦਾ ਹੈ । ਜ਼ਬਾਨੀ ਆਖਣ ਨਾਲ ਗੱਲਾਂ ਕਰਨ ਨਾਲ ਪਰਮਾਤਮਾ ਮਿਲਦਾ ਨਹੀਂ, ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ । ੩ ।

ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਤੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ (ਆਪਣੇ ਅੰਦਰੋਂ ਮਾਇਆ ਦਾ) ਮੋਹ ਮੁਕਾਂਦਾ ਹੈ ।

ਹੇ ਨਾਨਕ ! ਗੁਰੂ ਦੇ ਸ਼ਬਦ ਦੀ ਵਿਚਾਰ ਮਨੁੱਖ ਨੂੰ ਬਹੁਤ ਪਵਿੱਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ, ਪ੍ਰਭੂ-ਨਾਮ ਵਿਚ ਜੁੜ ਕੇ ਮਨੁੱਖ ਹੋਰਨਾਂ ਦਾ ਜੀਵਨ ਸੰਵਾਰਨ ਜੋਗਾ ਭੀ ਹੋ ਜਾਂਦਾ ਹੈ । ੪।੪।੪੩।

ਆਸਾ ਮਹਲਾ ੩ ॥ ਦੂਜੈ ਭਾਇ ਲਗੇ ਦੁਖੁ ਪਾਇਆ ॥ ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਸੇਵੈ ਸੋਝੀ ਹੋਇ ॥ ਦੂਜੈ ਭਾਇ ਨ ਲਾਗੈ ਕੋਇ ॥੧॥ ਮੂਲਿ ਲਾਗੇ ਸੇ ਜਨ ਪਰਵਾਣੁ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥ ਡਾਲੀ ਲਾਗੈ ਨਿਹਫਲੁ ਜਾਇ ॥ ਅੰਧੀ ਕੰਮੀ ਅੰਧ ਸਜਾਇ ॥ ਮਨਮੁਖੁ ਅੰਧਾ ਠਉਰ ਨ ਪਾਇ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥ ਗੁਰ ਕੀ ਸੇਵਾ ਸਦਾ ਸੁਖੁ ਪਾਏ ॥ ਸੰਤ ਸੰਗਤਿ ਮਿਲਿ ਹਰਿ ਗੁਣ ਗਾਏ ॥ ਨਾਮੇ ਨਾਮਿ ਕਰੇ ਵੀਚਾਰੁ ॥ ਆਪਿ ਤਰੈ ਕੁਲ ਉਧਰਣਹਾਰੁ ॥੩॥ ਗੁਰ ਕੀ ਬਾਣੀ ਨਾਮਿ ਵਜਾਏ ॥ ਨਾਨਕ ਮਹਲੁ ਸਬਦਿ ਘਰੁ ਪਾਏ ॥ ਗੁਰਮਤਿ ਸਤਸਰਿ ਹਰਿ ਜਲਿ ਨਾਇਆ ॥ ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥ {ਪੰਨਾ ੩੬੨}

**ਪਦ ਅਰਥ** :—ਭਾਇ—ਪਿਆਰ ਵਿਚ । ਭਾਉ—ਪਿਆਰ । ਦੂਜੈ ਭਾਇ—ਹੋਰ ਦੇ ਪਿਆਰ ਵਿਚ । ਬਿਰਥਾ—ਵਿਅਰਥ । ਸੇਵੈ—ਸਰਨ ਪੈਂਦਾ ਹੈ । ਕੋਇ—ਕੋਈ ਭੀ ਮਨੁੱਖ । ੧।

ਮੂਲਿ—(ਜਗਤ ਦੇ) ਮੂਲ (-ਪ੍ਰਭੂ) ਵਿਚ । ਸੇ ਜਨ—ਉਹ ਬੰਦੇ । ਅਨਦਿਨੁ—{ਅਨੁਦਿਨ} ਹਰ ਰੋਜ਼, ਹਰ ਵੇਲੇ । ਜਪਿ—ਜਪ ਕੇ । ਜਾਣੁ—ਜਾਣੂ, ਪਛਾਣੂ । ੧। ਰਹਾਉ।

ਨਿਹਫਲੁ—ਅੱਫਲ । ਅੰਧ—(ਮਾਇਆ ਵਿਚ) ਅੰਨ੍ਹੇ ਹੋਏ ਮਨੁੱਖ ਨੂੰ । ਮਨਮੁਖੁ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਪਚਾਇ—ਸੜਦਾ ਹੈ । ੧।

ਮਿਲਿ—ਮਿਲ ਕੇ । ਨਾਮੇ—ਨਾਮਿ ਹੀ, ਨਾਮ ਵਿਚ ਹੀ । ਉਧਰਣਹਾਰੁ—ਬਚਾਣ-ਜੋਗਾ । ੩।

ਵਜਾਏ—(ਵਾਜਾ) ਵਜਾਂਦਾ ਹੈ । ਮਹਲੁ—ਟਿਕਾਣਾ, ਪ੍ਰਭੂ-ਚਰਨ । ਘਰੁ—ਪ੍ਰਭੂ ਦਾ ਘਰ । ਸਤਸਰਿ—ਸਾਧ ਸੰਗਤਿ-ਰੂਪ ਸਰੋਵਰ ਵਿਚ । ਸਰਿ—ਸਰੋਵਰ ਵਿਚ । ਜਲਿ—ਜਲ ਨਾਲ, ਪਾਣੀ ਨਾਲ । ਨਾਇਆ—ਨ੍ਰਾਤਾ । ਦੁਰਤੁ—ਪਾਪ । ੪।

**ਅਰਥ** :—(ਹੇ ਭਾਈ ! ਜੇਹੜੇ ਮਨੁੱਖ) ਜਗਤ ਦੇ ਰਚਨਹਾਰ ਪਰਮਾਤਮਾ (ਦੀ ਯਾਦ) ਵਿਚ ਜੁੜਦੇ ਹਨ ਉਹ ਮਨੁੱਖ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਕਬੂਲ ਹੋ ਜਾਂਦੇ ਹਨ । ਪਰਮਾਤਮਾ ਦਾ ਨਾਮ ਹਰ ਵੇਲੇ ਆਪਣੇ ਹਿਰਦੇ ਵਿਚ ਜਪ ਕੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨੁੱਖ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ । ੧। ਰਹਾਉ।

(ਜੇਹੜੇ ਮਨੁੱਖ ਪਰਮਾਤਮਾ ਨੂੰ ਛੱਡ ਕੇ) ਕਿਸੇ ਹੋਰ ਦੇ ਪਿਆਰ ਵਿਚ ਮੱਤੇ ਰਹਿੰਦੇ ਹਨ ਉਹਨਾਂ ਨੇ ਦੁੱਖ ਹੀ ਦੁੱਖ ਸਹੇੜਿਆ, ਗੁਰੂ ਦੇ ਸ਼ਬਦ ਤੋਂ ਵਾਂਜੇ ਰਹਿ ਕੇ ਉਹਨਾਂ ਆਪਣੀ ਜ਼ਿੰਦਗੀ ਵਿਅਰਥ ਗਵਾ ਲਈ । ਜੇਹੜਾ ਕੋਈ ਮਨੁੱਖ

ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਸ ਨੂੰ (ਸਹੀ ਜੀਵਨ ਦੀ) ਸਮਝ ਆ ਜਾਂਦੀ ਹੈ, ਉਹ ਫਿਰ ਮਾਇਆ ਦੇ ਪਿਆਰ ਵਿਚ ਨਹੀਂ ਲੱਗਦਾ ।੧।

(ਜੇਹੜਾ ਮਨੁੱਖ ਜਗਤ ਦੇ ਮੂਲ-ਪ੍ਰਭੂ-ਰੁੱਖ ਨੂੰ ਛੱਡ ਕੇ ਉਸ ਦੀ ਰਚੀ ਮਾਇਆ-ਰੂਪ) ਟਹਣੀ ਨੂੰ ਚੰਬੜਿਆ ਰਹਿੰਦਾ ਹੈ ਉਹ ਅੱਫਲ ਹੀ ਜਾਂਦਾ ਹੈ (ਜੀਵਨ-ਫਲ ਪ੍ਰਾਪਤ ਨਹੀਂ ਕਰ ਸਕਦਾ), ਬੇ-ਸਮਝੀ ਦੇ ਕੰਮਾਂ ਵਿਚ ਪੈ ਕੇ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਮਨੁੱਖ (ਮਾਇਆ ਦੀ ਭਟਕਣਾ ਤੋਂ ਬਚਣ ਦਾ) ਟਿਕਾਣਾ ਨਹੀਂ ਲੱਭ ਸਕਦਾ (ਉਹ ਮਨੁੱਖ ਮਾਇਆ ਦੇ ਮੋਹ ਵਿਚ ਇਉਂ ਹੀ) ਖੁਆਰ ਹੁੰਦਾ ਹੈ (ਜਿਵੇਂ) ਗੰਦ ਦਾ ਕੀੜਾ ਗੰਦ ਵਿਚ ।੨।

ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਕਰਦਾ ਹੈ ਉਹ ਸਦਾ ਆਤਮਕ ਆਨੰਦ ਮਾਣਦਾ ਹੈ (ਕਿਉਂਕਿ) ਸਾਧ ਸੰਗਤਿ ਵਿਚ ਮਿਲ ਕੇ ਉਹ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ (ਸਿਫਤਿ-ਸਾਲਾਹ ਕਰਦਾ ਰਹਿੰਦਾ ਹੈ) । ਉਹ ਸਦਾ ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਪਰਮਾਤਮਾ ਦੇ ਗੁਣਾਂ ਦੀ) ਵਿਚਾਰ ਕਰਦਾ ਹੈ । (ਇਸ ਤਰ੍ਹਾਂ) ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ਤੇ ਆਪਣੀਆਂ ਕੁਲਾਂ ਨੂੰ ਪਾਰ ਲੰਘਾਣ ਜੋਗਾ ਹੋ ਜਾਂਦਾ ਹੈ ।੩।

ਪਰਮਾਤਮਾ ਦੇ ਨਾਮ ਵਿਚ ਜੁੜ ਕੇ ਜੇਹੜਾ ਮਨੁੱਖ ਸਤਿਗੁਰੂ ਦੀ ਬਾਣੀ (ਦਾ ਵਾਜਾ) ਵਜਾਂਦਾ ਹੈ (ਆਪਣੇ ਅੰਦਰ ਗੁਰੂ ਦੀ ਬਾਣੀ ਦਾ ਪੂਰਨ ਪ੍ਰਭਾਵ ਪਾਈ ਰੱਖਦਾ ਹੈ), ਹੇ ਨਾਨਕ ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਘਰ ਮਹਲ ਹਾਸਲ ਕਰ ਲੈਂਦਾ ਹੈ ।

ਗੁਰੂ ਦੀ ਮਤਿ ਲੈ ਕੇ ਜਿਸ ਮਨੁੱਖ ਨੇ ਸਤਸੰਗ-ਸਰੋਵਰ ਵਿਚ ਪਰਮਾਤਮਾ ਦੇ ਨਾਮ-ਜਲ ਨਾਲ ਇਸ਼ਨਾਨ ਕੀਤਾ, ਉਸ ਨੇ ਭੈੜੀ ਖੋਟੀ ਮਤਿ ਦੀ ਮੈਲ ਧੋ ਲਈ ਉਸ ਨੇ (ਆਪਣੇ ਅੰਦਰੋਂ) ਸਾਰਾ ਪਾਪ ਦੂਰ ਕਰ ਲਿਆ ।੪।੫।੪੪।

**ਆਸਾ ਮਹਲਾ ੩ ॥ ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥ ਦੂਜੈ ਭਾਇ ਆਤਮ ਸੰਘਾਰਹਿ ॥ ਮੇਰਾ ਮੇਰਾ ਕਰਿ ਕਰਿ ਵਿਗੁੜਾ ॥ ਆਤਮੁ ਨ ਚੀਨੈ ਭਰਮੈ ਵਿਚਿ ਸੂਤਾ ॥੧॥ ਮਰੁ ਮੁਇਆ ਸਬਦੇ ਮਰਿ ਜਾਇ ॥ ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥ ਨਾਮ ਵਿਹੁਣ ਗਰਭ ਗਲਿ ਜਾਇ ॥ ਬਿਰਥਾ ਜਨਮੁ ਦੂਜੈ ਲੋਭਾਇ ॥ ਨਾਮ ਬਿਹੁਣੀ ਦੁਖਿ ਜਲੈ ਸਬਾਈ ॥ ਸਤਿਗੁਰਿ ਪੂਰੈ ਬੂਝ ਬੁਝਾਈ ॥੨॥ ਮਨੁ ਚੰਚਲੁ ਬਹੁ ਚੋਟਾ ਖਾਇ ॥ ਏਥਹੁ ਛੁੜਕਿਆ ਠਉਰ ਨ ਪਾਇ ॥ ਗਰਭ ਜੋਨਿ ਵਿਸਟਾ ਕਾ ਵਾਸੁ ॥ ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥੩॥ ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥ ਗੁਰਮੁਖਿ ਜੋਤੀ ਜੋਤਿ ਮਿਲਾਈ ॥ ਨਿਰਮਲ ਬਾਣੀ ਨਿਜ ਘਰਿ ਵਾਸਾ ॥ ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥ {ਪੰਨਾ ੩੬੨}**

**ਪਦ ਅਰਥ :-**ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਮਰਹਿ—ਆਤਮਕ ਮੌਤ ਮਰਦੇ ਹਨ । ਮਰਿ—ਆਤਮਕ ਮੌਤੇ ਮਰ ਕੇ । ਦੂਜੈ ਭਾਇ—ਮਾਇਆ ਦੇ ਪਿਆਰ ਵਿਚ । ਆਤਮ—ਆਤਮਕ ਜੀਵਨ । ਸੰਘਾਰਹਿ—ਨਾਸ ਕਰ ਲੈਂਦੇ ਹਨ । ਵਿਗੁੜਾ—ਖੁਆਰ ਹੁੰਦਾ ਹੈ । ਆਤਮੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ । ਚੀਨੈ—ਪਰਖਦਾ, ਪਛਾਣਦਾ । ਸੂਤਾ—ਗਾਫਲ ਹੋਇਆ ਰਹਿੰਦਾ ਹੈ ।੧।

ਮਰੁ—ਮੌਤ, ਅਸਲੀ ਮੌਤ, ਮਾਇਆ ਦੇ ਮੋਹ ਵਲੋਂ ਮੌਤ । ਸਬਦੇ—ਗੁਰੂ ਦੇ ਸ਼ਬਦ ਦੀ ਰਾਹੀਂ । ਗੁਰਿ—ਗੁਰੂ ਨੇ । ਸਮ—ਬਰਾਬਰ । ਜਾਣਾਈ—ਸਮਝਾ ਦਿੱਤੀ । ਜੁਗ ਮਹਿ—ਜੀਵਨ ਵਿਚ । ਲਾਹਾ—ਲਾਭ, ਖੱਟੀ ।੧।ਰਹਾਉ।

ਗਰਭ—ਜਨਮ ਮਰਨ ਦੇ ਗੇੜਾਂ ਵਿਚ । ਗਲਿ ਜਾਇ—ਗਲ ਜਾਂਦਾ ਹੈ, ਆਤਮਕ ਜੀਵਨ ਨਾਸ ਕਰ ਲੈਂਦਾ ਹੈ । ਲੋਭਾਇ—ਲੋਭ ਕਰਦਾ ਹੈ । ਦੁਖਿ—ਦੁੱਖ ਵਿਚ । ਸਬਾਈ—ਸਾਰੀ ਲੁਕਾਈ । ਸਤਿਗੁਰਿ—ਸਤਿਗੁਰੂ ਨੇ । ਬੂਝ—ਸਮਝ ।੨।

ਏਥਹੁ ਛੁੜਕਿਆ—ਇਸ ਮਨੁੱਖਾ ਜਨਮ ਦੀ ਵਾਰੀ ਤੋਂ ਖੁੰਝਿਆ । ਠਉਰ—ਟਿਕਾਣਾ, ਥਾਂ । ਤਿਤੁ ਘਰਿ—ਉਸ ਘਰ ਵਿਚ ।੩।

ਬਲਿ ਜਾਈ—ਮੈਂ ਕੁਰਬਾਨ ਜਾਂਦਾ ਹਾਂ (ਜਾਈ) । ਨਿਜ ਘਰਿ—ਆਪਣੇ ਘਰ ਵਿਚ । ਉਦਾਸਾ—ਵਿਰਕਤ । ੪।

**ਅਰਥ :**—ਕੋਈ ਚੰਗਾ ਆਖੇ, ਕੋਈ ਮੰਦਾ ਆਖੇ, ਇਸ ਨੂੰ ਇਕੋ ਜਿਹਾ ਸਹਾਰਨਾ—ਗੁਰੂ ਨੇ ਜਿਸ ਮਨੁੱਖ ਨੂੰ ਇਹ ਸੂਝ ਬਖਸ਼ ਦਿੱਤੀ ਹੈ, ਉਹ ਮਨੁੱਖ ਇਸ ਜੀਵਨ ਵਿਚ ਪਰਮਾਤਮਾ ਦਾ ਨਾਮ ਜਪ ਕੇ (ਜਗਤ ਤੋਂ) ਖੱਟੀ ਖੱਟ ਕੇ ਜਾਂਦਾ ਹੈ, ਉਹ ਮਨੁੱਖ (ਮਾਇਆ ਦੇ ਮੋਹ ਵਲੋਂ) ਸੁਰਖਰੂਈ ਮੌਤ ਮਰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ (ਮੋਹ ਵਲੋਂ) ਉਹ ਅਛੋਰ ਰਹਿੰਦਾ ਹੈ । ੧। ਰਹਾਉ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਆਤਮਕ ਮੌਤੇ) ਮਰਦੇ ਹਨ (ਇਸ ਤਰ੍ਹਾਂ) ਮਰ ਕੇ ਉਹ ਆਪਣੀ ਮੌਤ ਖਰਾਬ ਕਰਦੇ ਹਨ, ਕਿਉਂਕਿ ਮਾਇਆ ਦੇ ਮੋਹ ਵਿਚ ਪੈ ਕੇ ਉਹ ਆਪਣਾ ਆਤਮਕ ਜੀਵਨ ਤਬਾਹ ਕਰ ਲੈਂਦੇ ਹਨ ।

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਹ ਧਨ) ਮੇਰਾ ਹੈ (ਇਹ ਪਰਵਾਰ) ਮੇਰਾ ਹੈ—ਨਿੱਤ ਇਹੀ ਆਖ ਆਖ ਕੇ ਖੁਆਰ ਹੁੰਦਾ ਰਹਿੰਦਾ ਹੈ, ਕਦੇ ਆਪਣੇ ਆਤਮਕ ਜੀਵਨ ਨੂੰ ਨਹੀਂ ਪੜਤਾਲਦਾ, ਮਾਇਆ ਦੀ ਭਟਕਣਾ ਵਿਚ ਪੈ ਕੇ (ਆਤਮਕ ਜੀਵਨ) ਵਲੋਂ ਗਾਫ਼ਿਲ ਹੋਇਆ ਰਹਿੰਦਾ ਹੈ । ੧।

ਨਾਮ ਤੋਂ ਵਾਂਜਿਆ ਰਹਿ ਕੇ ਮਨੁੱਖ ਜਨਮ ਮਰਨ ਦੇ ਗੇੜਾਂ ਵਿਚ ਆਤਮਕ ਜੀਵਨ ਨਾਸ ਕਰ ਲੈਂਦਾ ਹੈ, ਉਹ ਸਦਾ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ (ਇਸ ਵਾਸਤੇ) ਉਸ ਦੀ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ । ਨਾਮ ਤੋਂ ਸੱਖਣੀ ਰਹਿ ਕੇ ਸਾਰੀ ਲੁਕਾਈ ਦੁੱਖ ਵਿਚ ਸੜਦੀ ਰਹਿੰਦੀ ਹੈ । ਪਰ ਇਹ ਸਮਝ ਪੂਰੇ ਗੁਰੂ ਨੇ (ਕਿਸੇ ਵਿਰਲੇ ਨੂੰ) ਬਖਸ਼ੀ ਹੈ । ੨।

ਜਿਸ ਮਨੁੱਖ ਦਾ ਮਨ ਹਰ ਵੇਲੇ ਮਾਇਆ ਦੇ ਮੋਹ ਵਿਚ ਭਟਕਦਾ ਹੈ ਉਹ ਮੋਹ ਦੀਆਂ ਸੱਟਾਂ ਖਾਂਦਾ ਰਹਿੰਦਾ ਹੈ, ਇਸ ਮਨੁੱਖਾ ਜੀਵਨ ਵਿਚ (ਸਿਮਰਨ ਵਲੋਂ) ਖੁੰਝਿਆ ਹੋਇਆ ਫਿਰ ਆਤਮਕ ਆਨੰਦ ਦੀ ਥਾਂ ਨਹੀਂ ਪ੍ਰਾਪਤ ਕਰ ਸਕਦਾ । ਜਨਮ ਮਰਨ ਦਾ ਗੇੜ (ਮਾਨੋ) ਗੰਦ ਦਾ ਘਰ ਹੈ, ਇਸ ਘਰ ਵਿਚ ਉਸ ਮਨੁੱਖ ਦਾ ਨਿਵਾਸ ਹੋਇਆ ਰਹਿੰਦਾ ਹੈ ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ । ੩।

(ਹੇ ਭਾਈ ! ) ਮੈਂ ਆਪਣੇ ਸਤਿਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ । ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੀ ਸੁਰਤਿ ਨੂੰ ਗੁਰੂ ਪਰਮਾਤਮਾ ਦੀ ਜੋਤਿ ਵਿਚ ਮਿਲਾ ਦੇਂਦਾ ਹੈ ।

ਹੇ ਨਾਨਕ ! ਗੁਰੂ ਦੀ ਪਵਿੱਤ੍ਰ ਬਾਣੀ ਦੀ ਬਰਕਤਿ ਨਾਲ ਆਪਣੇ ਅਸਲ ਘਰ ਵਿਚ (ਪ੍ਰਭੂ-ਚਰਨਾਂ ਵਿਚ) ਟਿਕਾਣਾ ਮਿਲ ਜਾਂਦਾ ਹੈ, (ਗੁਰੂ ਦੀ ਮੋਹਰ ਨਾਲ ਮਨੁੱਖ) ਹਉਮੈ ਨੂੰ ਮੁਕਾ ਲੈਂਦਾ ਹੈ ਤੇ (ਮਾਇਆ ਦੇ ਮੋਹ ਵਲੋਂ) ਸਦਾ ਉਪਰਾਮ ਰਹਿੰਦਾ ਹੈ । ੪। ੬। ੪੫।

ਆਸਾ ਮਹਲਾ ੩ ॥ ਲਾਲੈ ਆਪਣੀ ਜਾਤਿ ਗਵਾਈ ॥ ਤਨੁ ਮਨੁ ਅਰਪੇ ਸਤਿਗੁਰ ਸਰਣਾਈ ॥ ਹਿਰਦੈ ਨਾਮੁ ਵਡੀ ਵਡਿਆਈ ॥ ਸਦਾ ਪ੍ਰੀਤਮੁ ਪ੍ਰਭੁ ਹੋਇ ਸਖਾਈ ॥੧॥ ਸੋ ਲਾਲਾ ਜੀਵਤੁ ਮਰੈ ॥ ਸੋਗੁ ਹਰਖੁ ਦੁਇ ਸਮ ਕਰਿ ਜਾਣੈ ਗੁਰ ਪਰਸਾਦੀ ਸਬਦਿ ਉਧਰੈ ॥੧॥ ਰਹਾਉ ॥ ਕਰਣੀ ਕਾਰ ਧੁਰਹੁ ਫੁਰਮਾਈ ॥ ਬਿਨੁ ਸਬਦੈ ਕੋ ਥਾਇ ਨ ਪਾਈ ॥ ਕਰਣੀ ਕੀਰਤਿ ਨਾਮੁ ਵਸਾਈ ॥ ਆਪੇ ਦੇਵੈ ਢਿਲ ਨ ਪਾਈ ॥੨॥ ਮਨਮੁਖਿ ਭਰਮਿ ਭੁਲੈ ਸੰਸਾਰੁ ॥ ਬਿਨੁ ਰਾਸੀ ਕੂੜਾ ਕਰੇ ਵਾਪਾਰੁ ॥ ਵਿਣੁ ਰਾਸੀ ਵਖਰੁ ਪਲੈ ਨ ਪਾਇ ॥ ਮਨਮੁਖਿ ਭੁਲਾ ਜਨਮੁ ਗਵਾਇ ॥੩॥ ਸਤਿਗੁਰੁ ਸੇਵੇ ਸੁ ਲਾਲਾ ਹੋਇ ॥ ਉਤਮ ਜਾਤੀ ਉਤਮੁ ਸੋਇ ॥ ਗੁਰ ਪਉੜੀ ਸਭ ਦੂ ਉਚਾ ਹੋਇ ॥ ਨਾਨਕ ਨਾਮਿ ਵਡਾਈ ਹੋਇ ॥੪॥੧॥੪੬॥ {ਪੰਨਾ ੩੬੨}

**ਪਦ ਅਰਥ :**—ਲਾਲੈ—ਗੁਲਾਮ ਨੇ, ਦਾਸ ਨੇ, । ਜਾਤਿ—ਹਸਤੀ, ਹੋਂਦ । ਅਰਪੇ—ਅਰਪਿ, ਅਰਪ ਕੇ, ਹਵਾਲੇ ਕਰ ਕੇ । ਹਿਰਦੈ—ਹਿਰਦੇ ਵਿਚ । ਸਖਾਈ—ਮਿੱਤਰ । ੧।

ਸੋ ਲਾਲਾ—ਉਹ ਹੈ (ਅਸਲੀ) ਦਾਸ । ਜੀਵਤੁ ਮਰੈ—ਜੀਉਂਦਾ ਹੀ (ਜੀਵਨ ਦੀ ਵਾਸਨਾ ਵਲੋਂ) ਮਰਦਾ ਹੈ । ਸੋਗੁ—ਗਮੀ । ਹਰਖੁ—ਖੁਸ਼ੀ । ਦੁਇ—ਦੋਵੇਂ । ਸਮ—ਬਰਾਬਰ । ਪਰਸਾਦੀ—ਕਿਰਪਾ ਨਾਲ । ਉਪਰੈ—ਵਿਕਾਰਾਂ ਤੋਂ ਬਚਦਾ ਹੈ ।੧।ਰਹਾਉ।

ਕਰਣੀ—{ਕਰਣੀਯ} ਕਰਨ-ਜੋਗ । ਧੁਰਹੁ—ਆਪਣੀ ਹਜ਼ੂਰੀ ਤੋਂ । ਕੋ—ਕੋਈ ਮਨੁੱਖ । ਥਾਇ ਨ ਪਾਈ—ਕਬੂਲ ਨਹੀਂ ਹੁੰਦਾ । ਕੀਰਤਿ—ਸਿਫਤਿ-ਸਾਲਾਹ । ਵਸਾਈ—ਵਸਾਇ, ਵਸਾਂਦਾ ਹੈ । ਆਪੇ—(ਪ੍ਰਭੂ) ਆਪ ਹੀ ।੨।

ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਭਰਮਿ—ਭਟਕਣਾ ਵਿਚ । ਭੁਲੈ—ਕੁਰਾਹ ਪਿਆ ਰਹਿੰਦਾ ਹੈ । ਰਾਸੀ—ਰਾਸਿ, ਪੁੰਜੀ, ਸਰਮਾਇਆ । ਕੂੜਾ—ਝੂਠਾ, ਠੱਗੀ ਦਾ । ਵਖਰੁ—ਸੌਦਾ । ਪਲੈ ਨ ਪਾਇ—ਹਾਸਲ ਨਹੀਂ ਕਰ ਸਕਦਾ ।੩।

ਊਤਮੁ—ਸ਼੍ਰੇਸ਼ਟ, ਉੱਚੇ ਜੀਵਨ ਵਾਲਾ । ਸੋਇ—ਉਹੀ (ਲਾਲਾ) । ਗੁਰ ਪਉੜੀ—ਗੁਰੂ ਦੀ (ਦਿੱਤੀ ਹੋਈ ਸਿਮਰਨ-ਰੂਪ) ਪਉੜੀ (ਤੇ ਚੜ੍ਹ ਕੇ) । ਦੂ—ਤੋਂ । ਸਭਦੂ—ਸਭਨਾਂ ਨਾਲੋਂ । ਨਾਮਿ—ਨਾਮ ਦੀ ਰਾਹੀਂ ।੪।

**ਅਰਥ** :—(ਹੇ ਭਾਈ ! ) ਅਸਲੀ ਦਾਸ ਉਹ ਹੈ (ਅਸਲੀ ਵਿਕਿਆ ਹੋਇਆ ਉਹ ਮਨੁੱਖ ਹੈ) ਜੋ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਦੁਨੀਆ ਦੀਆਂ ਵਾਸਨਾਂ ਵਲੋਂ ਮਰਿਆ ਹੋਇਆ ਹੈ । (ਅਜੇਹਾ ਦਾਸ) ਖੁਸ਼ੀ ਗਮੀ ਦੋਹਾਂ ਨੂੰ ਇਕੋ ਜਿਹਾ ਸਮਝਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ (ਦੁਨੀਆ ਦੀਆਂ ਵਾਸਨਾਂ ਤੋਂ) ਬਚਿਆ ਰਹਿੰਦਾ ਹੈ ।੧।ਰਹਾਉ।

ਆਪਣਾ ਮਨ ਆਪਣਾ ਸਰੀਰ ਗੁਰੂ ਦੇ ਹਵਾਲੇ ਕਰ ਕੇ ਤੇ ਗੁਰੂ ਦੀ ਸਰਨ ਪੈ ਕੇ ਸੇਵਕ ਨੇ ਆਪਣੀ (ਵੱਖਰੀ) ਹਸਤੀ ਮਿਟਾ ਲਈ ਹੁੰਦੀ ਹੈ । ਜੇਹੜਾ ਪਰਮਾਤਮਾ ਸਭ ਦਾ ਪਿਆਰਾ ਹੈ ਤੇ ਸਭ ਦਾ ਸਾਥੀ-ਮਿੱਤਰ ਹੈ ਉਸ ਦਾ ਨਾਮ (ਪ੍ਰਭੂ ਤੋਂ ਵਿਕਿਆ ਹੋਇਆ) ਦਾਸ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਇਹੀ ਉਸ ਦੇ ਵਾਸਤੇ ਸਭ ਤੋਂ ਵੱਡੀ ਇੱਜ਼ਤ ਹੈ ।੧।

ਪਰਮਾਤਮਾ ਨੇ ਆਪਣੇ ਦਾਸ ਨੂੰ ਸਿਮਰਨ ਦੀ ਹੀ ਕਰਨ-ਜੋਗ ਕਾਰ ਆਪਣੀ ਹਜ਼ੂਰੀ ਤੋਂ ਦੱਸੀ ਹੋਈ ਹੈ (ਪਰਮਾਤਮਾ ਨੇ ਉਸ ਨੂੰ ਹੁਕਮ ਕੀਤਾ ਹੋਇਆ ਹੈ ਕਿ) ਗੁਰੂ ਦੇ ਸ਼ਬਦ (ਵਿਚ ਜੁੜਨ) ਤੋਂ ਬਿਨਾ ਕੋਈ ਮਨੁੱਖ (ਉਸ ਦੇ ਦਰ ਤੇ) ਕਬੂਲ ਨਹੀਂ ਹੋ ਸਕਦਾ, ਇਸ ਵਾਸਤੇ ਸੇਵਕ ਉਸ ਦੀ ਸਿਫਤਿ-ਸਾਲਾਹ ਕਰਦਾ ਹੈ ਉਸ ਦਾ ਨਾਮ (ਆਪਣੇ ਮਨ ਵਿਚ) ਵਸਾਈ ਰੱਖਦਾ ਹੈ—ਇਹੀ ਉਸ ਦੇ ਵਾਸਤੇ ਕਰਨ-ਜੋਗ ਕਾਰ ਹੈ । (ਪਰ ਇਹ ਦਾਤਿ ਪ੍ਰਭੂ) ਆਪ ਹੀ (ਆਪਣੇ ਦਾਸ ਨੂੰ) ਦੇਂਦਾ ਹੈ (ਤੇ ਦੋਂਦਿਆਂ) ਚਿਰ ਨਹੀਂ ਲਾਂਦਾ ।੨।

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ (ਜਿਵੇਂ ਕੋਈ ਵਪਾਰੀ) ਸਰਮਾਏ ਤੋਂ ਬਿਨਾ ਠੱਗੀ ਦਾ ਹੀ ਵਪਾਰ ਕਰਦਾ ਹੈ । ਜਿਸ ਦੇ ਪਾਸ ਸਰਮਾਇਆ ਨਹੀਂ ਉਸ ਨੂੰ ਸੌਦਾ ਨਹੀਂ ਮਿਲ ਸਕਦਾ । (ਇਸੇ ਤਰ੍ਹਾਂ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਸਹੀ ਜੀਵਨ-ਰਾਹ ਤੋਂ) ਖੁੰਝਾ ਹੋਇਆ ਆਪਣੀ ਜ਼ਿੰਦਗੀ ਬਰਬਾਦ ਕਰਦਾ ਹੈ ।੩।

(ਪ੍ਰਭੂ ਦੇ ਦਰ ਤੇ ਵਿੱਕਿਆ ਹੋਇਆ ਅਸਲੀ) ਦਾਸ ਉਹੀ ਹੈ ਜੋ ਸਤਿਗੁਰੂ ਦੀ ਸਰਨ ਪੈਂਦਾ ਹੈ, ਉਹੀ ਉੱਚੀ ਹਸਤੀ ਵਾਲਾ ਬਣ ਜਾਂਦਾ ਹੈ ਉਹੀ ਉੱਚੇ ਜੀਵਨ ਵਾਲਾ ਹੋ ਜਾਂਦਾ ਹੈ, ਗੁਰੂ ਦੀ (ਦਿੱਤੀ ਹੋਈ ਨਾਮ-ਸਿਮਰਨ ਦੀ) ਪਉੜੀ ਦਾ ਆਸਰਾ ਲੈ ਕੇ ਉਹ ਸਭਨਾਂ ਨਾਲੋਂ ਉੱਚਾ ਹੋ ਜਾਂਦਾ ਹੈ । ਹੇ ਨਾਨਕ ! ਪਰਮਾਤਮਾ ਦਾ ਨਾਮ ਸਿਮਰਨ ਵਿਚ ਹੀ ਇੱਜ਼ਤ ਹੈ ।੪।੨।੪੬।

**ਆਸਾ ਮਹਲਾ ੩ ॥ ਮਨਮੁਖਿ ਝੂਠੇ ਝੂਠ ਕਮਾਵੈ ॥ ਖਸਮੈ ਕਾ ਮਹਲੁ ਕਦੇ ਨ ਪਾਵੈ ॥ ਦੂਜੈ ਲਗੀ ਭਰਮਿ ਭੁਲਾਵੈ ॥ ਮਮਤਾ ਬਾਧਾ ਆਵੈ ਜਾਵੈ ॥੧॥ ਦੋਹਰਾਗਣੀ ਕਾ ਮਨ ਦੇਖੁ ਸੀਗਾਰੁ ॥ ਪੁਤ੍ਰ ਕਲਤਿ ਧਨਿ ਮਾਇਆ ਚਿਤੁ ਲਾਏ ਝੂਠ ਮੋਹੁ**

ਪਾਖੰਡ ਵਿਕਾਰੁ ॥੧॥ ਰਹਾਉ ॥ ਸਦਾ ਸੋਹਾਗਣਿ ਜੋ ਪ੍ਰਭ ਭਾਵੈ ॥ ਗੁਰ ਸਬਦੀ ਸੀਗਾਰੁ ਬਣਾਵੈ ॥ ਸੇਜ ਸੁਖਾਲੀ  
ਅਨਦਿਨੁ ਹਰਿ ਰਾਵੈ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥੨॥ ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ ॥ ਅਪਣਾ  
ਪਿਰੁ ਰਾਖੈ ਸਦਾ ਉਰ ਧਾਰਿ ॥ ਨੇੜੈ ਵੇਖੈ ਸਦਾ ਹਦੂਰਿ ॥ ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥੩॥ ਆਗੈ ਜਾਤਿ ਰੂਪੁ  
ਨ ਜਾਇ ॥ ਤੇਹਾ ਹੋਵੈ ਜੇਹੇ ਕਰਮ ਕਮਾਇ ॥ ਸਬਦੇ ਉਚੈ ਉਚਾ ਹੋਇ ॥ ਨਾਨਕ ਸਾਚਿ ਸਮਾਵੈ ਸੋਇ ॥੪॥੮॥੪੭॥  
{ਪੰਨਾ ੩੬੩}

**ਪਦ ਅਰਥ :-** ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ । ਝੂਠੇ ਝੂਠ—ਝੂਠ ਹੀ ਝੂਠ, ਉਹੀ  
ਕੰਮ ਜੋ ਬਿਲਕੁਲ ਉਸ ਦੇ ਕੰਮ ਨਹੀਂ ਆ ਸਕਦਾ । ਦੂਜੇ—ਮਾਇਆ ਦੇ ਮੋਹ ਵਿਚ । ਭੁਲਾਵੈ—ਕੁਰਾਹੇ ਪਈ ਰਹਿੰਦੀ  
ਹੈ । ਮਮਤਾ ਬਾਧਾ—ਅਪਣਤ ਦੇ ਬੰਧਨਾਂ ਵਿਚ ਬੱਝਾ ਹੋਇਆ । ੧।

ਦੋਹਾਗਣੀ—ਮੰਦ-ਭਾਗਣ, ਖਸਮ ਦੀ ਛੱਡੀ ਹੋਈ । ਮਨ—ਹੇ ਮਨ ! ਕਲਤਿ—ਇਸਤ੍ਰੀ (ਦੇ ਮੋਹ) ਵਿਚ । ਧਨਿ—  
ਧਨ ਵਿਚ । ੧। ਰਹਾਉ।

ਪ੍ਰਭ ਭਾਵੈ—ਪ੍ਰਭੂ ਨੂੰ ਪਿਆਰੀ ਲੱਗਦੀ ਹੈ । ਸੇਜ—ਹਿਰਦਾ-ਸੇਜ । ਸੁਖਾਲੀ—ਸੁਖੀ । ਅਨਦਿਨੁ—ਹਰ ਰੋਜ਼, ਹਰ  
ਵੇਲੇ । ਮਿਲਿ—ਮਿਲ ਕੇ । ਮਿਲਿ ਪ੍ਰੀਤਮ—ਪ੍ਰੀਤਮ ਨੂੰ ਮਿਲ ਕੇ । ੨।

ਸਾਚੀ—ਸਦਾ-ਥਿਰ ਰਹਿਣ ਵਾਲੀ, ਸਦਾ ਲਈ । ਜਿਸੁ ਪਿਆਰੁ—ਜਿਸ ਦਾ ਪਿਆਰ । ਸਾਚਿ—ਸਦਾ-ਥਿਰ ਰਹਿਣ  
ਵਾਲੇ ਪਰਮਾਤਮਾ ਵਿਚ । ਉਰ—ਹਿਰਦਾ । ਉਰ ਧਾਰਿ—ਹਿਰਦੇ ਵਿਚ ਟਿਕਾ ਕੇ । ੩।

ਆਗੈ—ਪਰਲੋਕ ਵਿਚ । ਨ ਜਾਇ—ਨਹੀਂ ਜਾਂਦਾ । ੪।

**ਅਰਥ :-** ਹੇ ਮਨ ! (ਖਸਮ ਦੀ ਛੱਡੀ ਹੋਈ) ਮੰਦ-ਕਰਮਣ ਇਸਤ੍ਰੀ ਦਾ ਸਿੰਗਾਰ ਵੇਖ, ਨਿਰਾ ਪਖੰਡ ਹੈ ਨਿਰਾ  
ਵਿਕਾਰ ਹੈ । (ਇਸੇ ਤਰ੍ਹਾਂ) ਜੇਹੜਾ ਮਨੁੱਖ ਪੁੱਤਰਾਂ ਵਿਚ ਇਸਤ੍ਰੀ ਵਿਚ ਧਨ ਵਿਚ ਮਾਇਆ ਵਿਚ ਚਿੱਤ ਜੋੜਦਾ ਹੈ ਉਸ  
ਦਾ ਇਹ ਸਾਰਾ ਮੋਹ ਵਿਅਰਥ ਹੈ । ੧। ਰਹਾਉ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਉਹੀ ਕੁਝ ਕਰਦੀ ਹੈ ਜੋ ਉਸ ਦੇ (ਆਤਮਕ ਜੀਵਨ ਦੇ) ਕਿਸੇ  
ਕੰਮ ਨਹੀਂ ਆ ਸਕਦਾ, (ਉਹਨਾਂ ਉੱਦਮਾਂ ਨਾਲ ਉਹ ਜੀਵ-ਇਸਤ੍ਰੀ) ਖਸਮ-ਪ੍ਰਭੂ ਦਾ ਟਿਕਾਣਾ ਕਦੇ ਭੀ ਨਹੀਂ ਲੱਭ  
ਸਕਦੀ, ਮਾਇਆ ਦੇ ਮੋਹ ਵਿਚ ਫਸੀ ਹੋਈ ਮਾਇਆ ਦੀ ਭਟਕਣਾ ਵਿਚ ਪੈ ਕੇ ਉਹ ਕੁਰਾਹੇ ਪਈ ਰਹਿੰਦੀ ਹੈ । (ਹੇ  
ਮਨ ! ) ਅਪਣਤ ਦੇ ਬੰਧਨਾਂ ਵਿਚ ਬੱਝਾ ਹੋਇਆ ਜਗਤ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ । ੧।

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਉਹ ਸਦਾ ਚੰਗੇ ਭਾਗਾਂ ਵਾਲੀ ਹੈ ਉਹ ਗੁਰੂ ਦੇ ਸ਼ਬਦ ਦੀ  
ਰਾਹੀਂ (ਪ੍ਰਭੂ-ਮਿਲਾਪ ਨੂੰ ਆਪਣਾ ਆਤਮਕ) ਸੋਹਜ ਬਣਾਂਦੀ ਹੈ, ਉਸ ਦੇ ਹਿਰਦੇ ਦੀ ਸੇਜ ਸੁਖਦਾਈ ਹੋ ਜਾਂਦੀ ਹੈ  
ਕਿਉਂਕਿ ਉਹ ਹਰ ਵੇਲੇ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ, ਪ੍ਰਭੂ ਪ੍ਰੀਤਮ ਨੂੰ ਮਿਲ ਕੇ ਉਹ ਸਦਾ ਆਤਮਕ ਆਨੰਦ  
ਮਾਣਦੀ ਹੈ । ੨।

(ਹੇ ਮਨ ! ) ਜਿਸ ਜੀਵ-ਇਸਤ੍ਰੀ ਦਾ ਪਿਆਰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਪੈ ਜਾਂਦਾ ਹੈ ਉਹ ਸਦਾ  
ਲਈ ਚੰਗੇ ਭਾਗਾਂ ਵਾਲੀ ਬਣ ਜਾਂਦੀ ਹੈ, ਉਹ ਆਪਣੇ ਪਤੀ-ਪ੍ਰਭੂ ਨੂੰ ਹਮੇਸ਼ਾ ਆਪਣੇ ਹਿਰਦੇ ਵਿਚ ਟਿਕਾਈ ਰੱਖਦੀ ਹੈ,  
ਉਹ ਪ੍ਰਭੂ ਨੂੰ ਸਦਾ ਆਪਣੇ ਨੇੜੇ ਆਪਣੇ ਅੰਗ-ਸੰਗ ਵੇਖਦੀ ਹੈ, ਉਸ ਨੂੰ ਪਿਆਰਾ ਪ੍ਰਭੂ ਸਭਨਾਂ ਵਿਚ ਵਿਆਪਕ ਦਿੱਸਦਾ  
ਹੈ । ੩।

(ਹੇ ਮਨ ! ਉੱਚੀ ਜਾਤਿ ਤੇ ਸੋਹਣੇ ਰੂਪ ਦਾ ਕੀਹ ਮਾਣ ?) ਪਰਲੋਕ ਵਿਚ ਨਾਹ ਇਹ (ਉੱਚੀ) ਜਾਤਿ ਜਾਂਦੀ ਹੈ ਨਾਹ  
ਇਹ (ਸੋਹਣਾ) ਰੂਪ ਜਾਂਦਾ ਹੈ । (ਇਸ ਲੋਕ ਵਿਚ ਮਨੁੱਖ) ਜਿਹੋ ਜਿਹੇ ਕਰਮ ਕਰਦਾ ਹੈ ਉਹੋ ਜਿਹਾ ਉਸ ਦਾ ਜੀਵਨ  
ਬਣ ਜਾਂਦਾ ਹੈ (ਬੱਸ ! ਇਹੀ ਹੈ ਮਨੁੱਖ ਦੀ ਜਾਤਿ ਤੇ ਇਹੀ ਹੈ ਮਨੁੱਖ ਦਾ ਰੂਪ) ।



ਹੇ ਨਾਨਕ ! (ਜਿਉਂ ਜਿਉਂ ਮਨੁੱਖ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਤਮਕ ਜੀਵਨ ਵਿਚ) ਹੋਰ ਉੱਚਾ ਹੋਰ ਉੱਚਾ ਹੁੰਦਾ ਜਾਂਦਾ ਹੈ ਤਿਉਂ ਤਿਉਂ ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੁੰਦਾ ਜਾਂਦਾ ਹੈ ।੪।੮।੪੭।

**ਆਸਾ ਮਹਲਾ ੩ ॥ ਭਗਤਿ ਰਤਾ ਜਨੁ ਸਹਜਿ ਸੁਭਾਇ ॥ ਗੁਰ ਕੈ ਭੈ ਸਾਚੈ ਸਾਚਿ ਸਮਾਇ ॥ ਬਿਨੁ ਗੁਰ ਪੂਰੇ ਭਗਤਿ ਨ ਹੋਇ ॥ ਮਨਮੁਖ ਰੁੰਨੇ ਅਪਨੀ ਪਤਿ ਖੋਇ ॥੧॥ ਮੇਰੇ ਮਨ ਹਰਿ ਜਪਿ ਸਦਾ ਧਿਆਇ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਜੋ ਇਛੈ ਸੋਈ ਫਲੁ ਪਾਇ ॥੧॥ ਰਹਾਉ ॥ ਗੁਰ ਪੂਰੇ ਤੇ ਪੂਰਾ ਪਾਏ ॥ ਹਿਰਦੈ ਸਬਦੁ ਸਚੁ ਨਾਮੁ ਵਸਾਏ ॥ ਅੰਤਰੁ ਨਿਰਮਲੁ ਅੰਮ੍ਰਿਤਸਰਿ ਨਾਏ ॥ ਸਦਾ ਸੂਚੇ ਸਾਚਿ ਸਮਾਏ ॥੨॥ ਹਰਿ ਪ੍ਰਭੁ ਵੇਖੈ ਸਦਾ ਹਜੂਰਿ ॥ ਗੁਰ ਪਰਸਾਦਿ ਰਹਿਆ ਭਰਪੂਰਿ ॥ ਜਹਾ ਜਾਉ ਤਹ ਵੇਖਾ ਸੋਇ ॥ ਗੁਰ ਬਿਨੁ ਦਾਤਾ ਅਵਰੁ ਨ ਕੋਇ ॥੩॥ ਗੁਰੁ ਸਾਗਰੁ ਪੂਰਾ ਭੰਡਾਰ ॥ ਉਤਮ ਰਤਨ ਜਵਾਹਰ ਅਪਾਰ ॥ ਗੁਰ ਪਰਸਾਦੀ ਦੇਵਣਹਾਰੁ ॥ ਨਾਨਕ ਬਖਸੇ ਬਖਸਣਹਾਰੁ ॥੪॥੯॥੪੮॥ {ਪੰਨਾ ੩੬੩}**

**ਪਦ ਅਰਥ :—**ਰਤਾ—ਰੱਤਾ, ਰੰਗਿਆ ਹੋਇਆ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ । ਭੈ—ਭਉ ਦੀ ਰਾਹੀਂ । ਭਉ—ਡਰ, ਅਦਬ । ਗੁਰ ਕੈ ਭੈ—ਗੁਰੂ ਦੇ ਅਦਬ ਦੀ ਰਾਹੀਂ । ਭੈ ਸਾਚੈ—ਸਦਾ-ਥਿਰ ਪ੍ਰਭੂ ਦੇ ਡਰ ਦੀ ਰਾਹੀਂ । ਸਾਚਿ—ਸਦਾ-ਥਿਰ ਪ੍ਰਭੂ ਵਿਚ । ਮਨਮੁਖ—ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ । ਖੋਇ—ਗਵਾ ਕੇ । ਪਤਿ—ਇੱਜ਼ਤ ।੧।

ਮਨ—ਹੇ ਮਨ ! ਇਛੈ—ਇੱਛਾ ਕਰਦਾ ਹੈ ।੧।ਰਹਾਉ।

ਤੇ—ਤੋਂ, ਪਾਸੋਂ । ਪੂਰਾ—ਸਾਰੇ ਗੁਣਾਂ ਦਾ ਮਾਲਕ ਪ੍ਰਭੂ । ਹਿਰਦੈ—ਹਿਰਦੇ ਵਿਚ । ਸਚੁ—ਸਦਾ ਕਾਇਮ ਰਹਿਣ ਵਾਲਾ । ਅੰਤਰੁ—ਅੰਦਰਲਾ, ਹਿਰਦਾ, ਮਨ । ਅੰਮ੍ਰਿਤਸਰਿ—ਅੰਮ੍ਰਿਤ ਦੇ ਸਰੋਵਰ ਵਿਚ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ । ਨਾਏ—ਨਾਇ, ਨ੍ਰਾਇ, ਨ੍ਰਾ ਕੇ । ਸੂਚੇ—ਪਵਿਤ੍ਰ ।੨।

ਹਜੂਰਿ—ਹਾਜ਼ਰ-ਨਾਜ਼ਰ, ਅੰਗ-ਸੰਗ । ਪਰਸਾਦਿ—ਕਿਰਪਾ ਨਾਲ । ਜਾਉ—ਮੈਂ ਜਾਂਦਾ ਹਾਂ । ਵੇਖਾ—ਵੇਖਾਂ, ਮੈਂ ਵੇਖਦਾ ਹਾਂ ।੩।

ਸਾਗਰੁ—ਸਮੁੰਦਰ । ਪੂਰਾ—ਭਰਿਆ ਹੋਇਆ । ਭੰਡਾਰ—ਖਜ਼ਾਨੇ । ਅਪਾਰ—ਬੇਅੰਤ । ਪਰਸਾਦੀ—ਪਰਸਾਦਿ, ਕਿਰਪਾ ਦੀ ਰਾਹੀਂ । ਦੇਵਣਹਾਰੁ—ਦੇਣ ਦੀ ਸਮਰੱਥਾ ਵਾਲਾ ।੪।

**ਅਰਥ :—**ਹੇ ਮੇਰੇ ਮਨ ! ਪਰਮਾਤਮਾ ਦੇ ਗੁਣ ਚੇਤੇ ਕਰ, ਸਦਾ ਪਰਮਾਤਮਾ ਦਾ ਧਿਆਨ ਧਰ । (ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਦੇ ਅੰਦਰ) ਦਿਨ ਰਾਤ ਸਦਾ ਆਤਮਕ ਚਾਉ ਬਣਿਆ ਰਹਿੰਦਾ ਹੈ, ਉਹ ਜਿਸ ਫਲ ਦੀ ਇੱਛਾ ਕਰਦਾ ਹੈ, ਉਹੀ ਫਲ ਹਾਸਲ ਕਰ ਲੈਂਦਾ ਹੈ ।੧।ਰਹਾਉ।

ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ਉਹ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦਾ ਹੈ, ਗੁਰੂ ਦੇ ਅਦਬ ਵਿਚ ਰਹਿ ਕੇ ਸਦਾ-ਥਿਰ ਪਰਮਾਤਮਾ ਦੇ ਡਰ ਵਿਚ ਰਹਿ ਕੇ ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ । (ਪਰ) ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ । ਜੇਹੜੇ ਮਨੁੱਖ (ਗੁਰੂ ਦਾ ਆਸਰਾ-ਪਰਨਾ ਛੱਡ ਕੇ) ਆਪਣੇ ਮਨ ਦੇ ਪਿਛੇ ਤੁਰਦੇ ਹਨ ਉਹ (ਅੰਤ) ਆਪਣੀ ਇੱਜ਼ਤ ਗਵਾ ਕੇ ਪਛੁਤਾਂਦੇ ਹਨ ।੧।

ਪੂਰੇ ਗੁਰੂ ਪਾਸੋਂ ਹੀ ਸਾਰੇ ਗੁਣਾਂ ਦਾ ਮਾਲਕ ਪਰਮਾਤਮਾ ਲੱਭਦਾ ਹੈ, (ਪੂਰੇ ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਆਪਣੇ) ਹਿਰਦੇ ਵਿਚ ਗੁਰੂ ਦਾ ਸ਼ਬਦ ਵਸਾਂਦਾ ਹੈ, ਪ੍ਰਭੂ ਦਾ ਸਦਾ-ਥਿਰ ਨਾਮ ਵਸਾਂਦਾ ਹੈ, (ਜਿਉਂ ਜਿਉਂ) ਉਹ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ ਦਾ ਹਿਰਦਾ ਪਵਿਤ੍ਰ ਹੁੰਦਾ ਜਾਂਦਾ ਹੈ । (ਹੇ ਭਾਈ ! ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਹੋ ਕੇ ਮਨੁੱਖ ਸਦਾ ਲਈ ਪਵਿਤ੍ਰ ਹੋ ਜਾਂਦੇ ਹਨ ।੨।

(ਹੇ ਮੇਰੇ ਮਨ ! ਜੇਹੜਾ ਮਨੁੱਖ) ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ ਜਪਦਾ ਹੈ ਉਹ) ਪਰਮਾਤਮਾ ਨੂੰ ਸਦਾ ਅੰਗ-ਸੰਗ ਵੱਸਦਾ ਵੇਖਦਾ ਹੈ, ਉਸ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ ।

(ਹੇ ਮੇਰੇ ਮਨ ! ਮੇਰੇ ਤੇ ਭੀ ਗੁਰੂ ਨੇ ਮੇਹਰ ਕੀਤੀ ਹੈ, ਤੇ) ਮੈਂ ਜਿਧਰ ਜਾਂਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ ।  
(ਪਰ) ਗੁਰੂ ਤੋਂ ਬਿਨਾ ਕੋਈ ਹੋਰ ਇਹ (ਉੱਚੀ) ਦਾਤਿ ਦੇਣ ਜੋਗਾ ਨਹੀਂ ਹੈ ।੩।

ਹੇ ਨਾਨਕ ! ਗੁਰੂ ਸਮੁੰਦਰ ਹੈ ਜਿਸ ਵਿਚ ਪਰਮਾਤਮਾ ਤੇ ਸਿਫਤਿ-ਸਾਲਾਹ ਦੇ ਬੇਅੰਤ ਕੀਮਤੀ ਰਤਨ ਜਵਾਹਰ ਭਰੇ ਪਏ ਹਨ । ਜੀਵਾਂ ਦੀ ਬਖਸ਼ਿਸ਼ ਕਰਨ ਵਾਲਾ ਪਰਮਾਤਮਾ ਬਖਸ਼ਿਸ਼ ਕਰਦਾ ਹੈ ਤੇ ਗੁਰੂ ਦੀ ਕਿਰਪਾ ਦੀ ਰਾਹੀਂ ਉਹ ਪ੍ਰਭੂ-ਦਾਤਾਰ ਸਿਫਤਿ-ਸਾਲਾਹ ਦੇ ਕੀਮਤੀ ਰਤਨ ਜਵਾਹਰ ਦੇਂਦਾ ਹੈ ।੪।੯।੪੮।

ਆਸਾ ਮਹਲਾ ੩ ॥ ਗੁਰੂ ਸਾਇਰੁ ਸਤਿਗੁਰੁ ਸਚੁ ਸੋਇ ॥ ਪੂਰੈ ਭਾਗਿ ਗੁਰੁ ਸੇਵਾ ਹੋਇ ॥ ਸੋ ਬੂਝੈ ਜਿਸੁ ਆਪਿ ਬੁਝਾਏ ॥  
ਗੁਰੁ ਪਰਸਾਦੀ ਸੇਵ ਕਰਾਏ ॥੧॥ ਗਿਆਨ ਰਤਨਿ ਸਭ ਸੋਝੀ ਹੋਇ ॥ ਗੁਰੁ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ  
ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥ ਮੋਹੁ ਗੁਮਾਨੁ ਗੁਰੁ ਸਬਦਿ ਜਲਾਏ ॥ ਪੂਰੇ ਗੁਰੁ ਤੇ ਸੋਝੀ ਪਾਏ ॥ ਅੰਤਰਿ ਮਹਲੁ  
ਗੁਰੁ ਸਬਦਿ ਪਛਾਣੈ ॥ ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੈ ॥੨॥ ਜੰਮਣੁ ਮਰਣਾ ਹੈ ਸੰਸਾਰੁ ॥ ਮਨਮੁਖੁ ਅਚੇਤੁ  
ਮਾਇਆ ਮੋਹੁ ਗੁਬਾਰੁ ॥ ਪਰ ਨਿੰਦਾ ਬਹੁ ਕੂੜੁ ਕਮਾਵੈ ॥ ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥ ਸਤਸੰਗਤਿ  
ਮਿਲਿ ਸਭ ਸੋਝੀ ਪਾਏ ॥ ਗੁਰੁ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥ ਭਾਣਾ ਮੰਨੇ ਸਦਾ ਸੁਖੁ ਹੋਇ ॥ ਨਾਨਕੁ ਸਚਿ ਸਮਾਵੈ  
ਸੋਇ ॥੪॥੧੦॥੪੯॥ {ਪੰਨਾ ੩੬੩}

**ਪਦ ਅਰਥ :**—ਸਾਇਰੁ—ਸਾਗਰ, ਸਮੁੰਦਰ । ਸਚੁ—ਸਦਾ-ਬਿਰ ਰਹਿਣ ਵਾਲਾ ਪਰਮਾਤਮਾ । ਸੋਇ—ਉਹੀ ।  
ਭਾਗਿ—ਕਿਸਮਤ ਨਾਲ । ਬੂਝੈ—ਸਮਝਦਾ ਹੈ । ਪਰਸਾਦੀ—ਪਰਸਾਦਿ, ਕਿਰਪਾ ਨਾਲ । ਸੇਵ—ਸੇਵਾ-ਭਗਤੀ ।੧।  
ਰਤਨਿ—ਰਤਨ ਨਾਲ । ਗਿਆਨ ਰਤਨਿ—ਗਿਆਨ ਦੇ ਰਤਨ ਨਾਲ । ਬਿਨਾਸੈ—ਦੂਰ ਹੋ ਜਾਂਦਾ ਹੈ । ਅਨਦਿਨੁ—ਹਰ  
ਰੋਜ਼, ਹਰ ਵੇਲੇ ।੧।ਰਹਾਉ।

ਸਬਦਿ—ਸ਼ਬਦ ਦੀ ਰਾਹੀਂ । ਤੇ—ਤੋਂ, ਪਾਸੋਂ । ਅੰਤਰਿ—ਅੰਦਰ । ਮਹਲੁ—ਟਿਕਾਣਾ । ਰਹੈ—ਮੁੱਕ ਜਾਂਦਾ ਹੈ ।  
ਨਾਮਿ—ਨਾਮ ਵਿਚ ।੨।

ਮਨਮੁਖੁ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਅਚੇਤੁ—ਗਾਫਿਲ । ਗੁਬਾਰੁ—ਹਨੇਰਾ ।੩।

ਮਿਲਿ—ਮਿਲ ਕੇ । ਦ੍ਰਿੜਾਏ—(ਹਿਰਦੇ ਵਿਚ) ਪੱਕੀ ਕਰ ਦੇਂਦਾ ਹੈ । ਸਚਿ—ਸਦਾ-ਬਿਰ ਰਹਿਣ ਵਾਲੇ ਪ੍ਰਭੂ  
ਵਿਚ ।੪।

**ਅਰਥ :**—(ਹੇ ਭਾਈ ! ) ਗੁਰੂ ਦੇ ਬਖਸ਼ੇ ਹੋਏ ਗਿਆਨ-ਰਤਨ ਦੀ ਬਰਕਤਿ ਨਾਲ (ਮਨੁੱਖ ਨੂੰ ਸਹੀ ਜੀਵਨ-ਜੁਗਤਿ  
ਬਾਰੇ) ਹਰੇਕ ਕਿਸਮ ਦੀ ਸਮਝ ਆ ਜਾਂਦੀ ਹੈ । ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦਾ) ਅਗਿਆਨ ਦੂਰ ਹੋ ਜਾਂਦਾ  
ਹੈ ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਹ (ਹਰ ਥਾਂ) ਉਸ ਸਦਾ ਕਾਇਮ ਰਹਿਣ ਵਾਲੇ  
ਪਰਮਾਤਮਾ ਨੂੰ (ਹੀ) ਵੇਖਦਾ ਹੈ ।੧।ਰਹਾਉ।

(ਹੇ ਭਾਈ ! ) ਗੁਰੂ (ਗੁਣਾਂ ਦਾ) ਸਮੁੰਦਰ ਹੈ, ਗੁਰੂ ਉਸ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਦਾ ਰੂਪ ਹੈ, ਵੱਡੀ  
ਕਿਸਮਤਿ ਨਾਲ ਹੀ ਗੁਰੂ ਦੀ (ਦੱਸੀ) ਸੇਵਾ ਹੋ ਸਕਦੀ ਹੈ । (ਇਸ ਭੇਤ ਨੂੰ) ਉਹ ਮਨੁੱਖ ਸਮਝਦਾ ਹੈ ਜਿਸ ਨੂੰ  
(ਪਰਮਾਤਮਾ) ਆਪ ਸਮਝਾਂਦਾ ਹੈ, ਤੇ (ਉਸ ਪਾਸੋਂ) ਗੁਰੂ ਦੀ ਕਿਰਪਾ ਨਾਲ (ਆਪਣੀ) ਸੇਵਾ-ਭਗਤੀ ਕਰਾਂਦਾ  
ਹੈ ।੧।

(ਹੇ ਭਾਈ ! ) ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਮੋਹ ਅਤੇ ਅਹੰਕਾਰ ਸਾੜ ਦੇਂਦਾ ਹੈ,  
ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਹੀ ਜੀਵਨ-ਜੁਗਤਿ) ਸਮਝ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰ

(ਵੱਸਦੇ ਪਰਮਾਤਮਾ ਦਾ) ਟਿਕਾਣਾ ਪਛਾਣ ਲੈਂਦਾ ਹੈ; ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ਉਹ ਪਰਮਾਤਮਾ ਦੇ ਨਾਮ ਵਿਚ ਟਿਕਿਆ ਰਹਿੰਦਾ ਹੈ ਤੇ ਅਡੋਲ-ਚਿੱਤ ਹੋ ਜਾਂਦਾ ਹੈ ।੨।

(ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਵਾਸਤੇ) ਜਗਤ ਜਨਮ ਮਰਨ (ਦਾ ਗੇੜ ਹੀ) ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀ ਯਾਦ ਵਲੋਂ) ਗਾਫ਼ਿਲ ਰਹਿੰਦਾ ਹੈ, ਮਾਇਆ ਦਾ ਮੋਹ-ਰੂਪ ਘੁੱਪ ਹਨੇਰਾ (ਉਸ ਨੂੰ ਕੁਝ ਸੁੱਝਣ ਨਹੀਂ ਦੇਂਦਾ), ਉਹ ਸਦਾ ਪਰਾਈ ਨਿੰਦਾ ਕਰਦਾ ਰਹਿੰਦਾ ਹੈ, ਉਹ ਨਿਰਾ ਝੂਠ-ਫ਼ਰੋਬ ਹੀ ਕਮਾਂਦਾ ਰਹਿੰਦਾ ਹੈ (ਪਰਾਈ ਨਿੰਦਾ ਕੂੜ-ਠੱਗੀ ਵਿਚ ਹੀ ਉਹ ਇਉਂ ਮਸਤ ਰਹਿੰਦਾ ਹੈ ਜਿਵੇਂ) ਗੰਦ ਦਾ ਕੀੜਾ ਗੰਦ ਵਿਚ ਹੀ ਟਿਕਿਆ ਰਹਿੰਦਾ ਹੈ (ਤੇ ਉਸ ਵਿਚੋਂ ਬਾਹਰ ਨਿਕਲਣਾ ਪਸੰਦ ਨਹੀਂ ਕਰਦਾ) ।੩।

ਹੇ ਨਾਨਕ ! ਜੇਹੜਾ ਮਨੁੱਖ ਸਾਧ ਸੰਗਤ ਵਿਚ ਮਿਲ ਕੇ (ਸਹੀ ਜੀਵਨ ਦੀ) ਸਾਰੀ ਸੂਝ ਹਾਸਲ ਕਰਦਾ ਹੈ, ਜੇਹੜਾ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾ ਕੇ) ਪਰਮਾਤਮਾ ਦੀ ਭਗਤੀ ਨੂੰ (ਆਪਣੇ ਅੰਦਰ) ਪੱਕੀ ਤਰ੍ਹਾਂ ਟਿਕਾਂਦਾ ਹੈ, ਜੇਹੜਾ ਪਰਮਾਤਮਾ ਦੀ ਰਜਾ ਨੂੰ (ਮਿੱਠਾ ਕਰ ਕੇ) ਮੰਨਦਾ ਹੈ, ਉਸ ਨੂੰ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੪।੧੦।੪੯।

ਆਸਾ ਮਹਲਾ ੩ ਪੰਚਪਦੇ ॥ ਸਬਦਿ ਮਰੈ ਤਿਸੁ ਸਦਾ ਅਨੰਦ ॥ ਸਤਿਗੁਰ ਭੇਟੇ ਗੁਰ ਗੋਬਿੰਦ ॥ ਨਾ ਫਿਰਿ ਮਰੈ ਨ ਆਵੈ ਜਾਇ ॥ ਪੂਰੇ ਗੁਰ ਤੇ ਸਾਚਿ ਸਮਾਇ ॥੧॥ ਜਿਨ੍ ਕਉ ਨਾਮੁ ਲਿਖਿਆ ਧੁਰਿ ਲੇਖੁ ॥ ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥ ਜਿਨ੍ ਕਉ ਹਰਿ ਪ੍ਰਭੁ ਲਏ ਮਿਲਾਇ ॥ ਤਿਨ੍ ਕੀ ਗਹਣ ਗਤਿ ਕਹੀ ਨ ਜਾਇ ॥ ਪੂਰੈ ਸਤਿਗੁਰ ਦਿਤੀ ਵਡਿਆਈ ॥ ਉਤਮ ਪਦਵੀ ਹਰਿ ਨਾਮਿ ਸਮਾਈ ॥੨॥ ਜੋ ਕਿਛੁ ਕਰੇ ਸੁ ਆਪੇ ਆਪਿ ॥ ਏਕ ਘੜੀ ਮਹਿ ਥਾਪਿ ਉਥਾਪਿ ॥ ਕਹਿ ਕਹਿ ਕਹਣਾ ਆਖਿ ਸੁਣਾਏ ॥ ਜੇ ਸਉ ਘਾਲੇ ਥਾਇ ਨ ਪਾਏ ॥੩॥ ਜਿਨ੍ ਕੈ ਪੋਤੈ ਪੁੰਨੁ ਤਿਨ੍ ਗੁਰੁ ਮਿਲਾਏ ॥ ਸਚੁ ਬਾਣੀ ਗੁਰੁ ਸਬਦੁ ਸੁਣਾਏ ॥ ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥ ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥ ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥ ਜਿਸ ਨੋ ਬਖਸੇ ਸਾਚਾ ਸੋਇ ॥ ਪੂਰੈ ਸਬਦਿ ਮੰਨਿ ਵਸਾਏ ॥ ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥ {ਪੰਨਾ ੩੬੪}

ਨੋਟ :—ਪੰਚ ਪਦਾ—ਉਹ ਸ਼ਬਦ ਜਿਸ ਵਿਚ ਪੰਜ ਬੰਦ ਹੋਣ । ਪੰਚ ਪਦੇ—{ਬਹੁ-ਵਚਨ} । ਲਫਜ਼ ‘ਪੰਜ ਪਦੇ’ ਦੇ ਹੇਠ ਅੰਕ ੨ ਦਾ ਭਾਵ ਇਹ ਹੈ ਕਿ ਨੰ: ੧੧ ਅਤੇ ੧੨ ਦੋ ਸ਼ਬਦ ਪੰਚ ਪਦੇ ਹਨ ।

ਪਦ ਅਰਥ :—ਸਤਿਗੁਰ ਭੇਟੇ—ਗੁਰੂ ਨੂੰ ਮਿਲਦਾ ਹੈ । ਤੇ—ਤੋਂ । ਸਾਚਿ—ਸਦਾ-ਥਿਰ ਪ੍ਰਭੂ ਵਿਚ ।੧।

ਧੁਰਿ—ਪ੍ਰਭੂ ਦੀ ਹਜ਼ੂਰੀ ਤੋਂ । ਤੇ—ਉਹ ਬੰਦੇ । ਵਿਸੇਖੁ—ਮੱਥੇ ਉਤੇ ਕੇਸਰ ਆਦਿਕ ਦਾ ਟਿੱਕਾ ।੧। ਰਹਾਉ।

ਗਹਣ—ਭੁੰਘੀ । ਗਤਿ—ਆਤਮਕ ਅਵਸਥਾ । ਪੂਰੈ ਸਤਿਗੁਰ—ਗੁਰ ਪੂਰੇ ਨੇ । ਨਾਮਿ—ਨਾਮ ਵਿਚ ।੨।

ਥਾਪਿ—ਥਾਪ ਕੇ, ਬਣਾ ਕੇ । ਉਥਾਪਿ—ਉਥਾਪੇ, ਨਾਸ ਕਰਦਾ ਹੈ । ਕਹਿ ਕਹਿ ਕਹਣਾ—ਮੁੜ ਮੁੜ ਆਖਣਾ ।੩।

ਪੋਤੈ—ਖਜ਼ਾਨੇ ਵਿਚ । ਸਚੁ—ਸਦਾ-ਥਿਰ ਪ੍ਰਭੂ । ਗਿਆਨਿ—ਗਿਆਨ ਦੀ ਰਾਹੀਂ । ਰਤਨਿ—ਰਤਨ ਦੀ ਰਾਹੀਂ ।੪।

ਨਾਵੈ ਜੇਵਡੁ—ਨਾਮ ਦੇ ਬਰਾਬਰ । ਸਾਚਾ—ਸਦਾ-ਥਿਰ ਪ੍ਰਭੂ । ਮੰਨਿ—ਮਨਿ, ਮਨ ਵਿਚ ।੫।

ਅਰਥ :—(ਹੇ ਭਾਈ ! ਪਿਛਲੇ ਕੀਤੇ ਕਰਮਾਂ ਅਨੁਸਾਰ ਪਰਮਾਤਮਾ ਨੇ) ਜਿਨ੍ਹਾਂ ਦੇ ਮੱਥੇ ਤੇ ਨਾਮ-ਸਿਮਰਨ ਦਾ ਲੇਖ ਲਿਖ ਦਿੱਤਾ, ਉਹ ਮਨੁੱਖ ਹਰ ਵੇਲੇ, ਸਦਾ ਹੀ ਨਾਮ ਸਿਮਰਦੇ ਹਨ, ਪੂਰੇ ਗੁਰੂ ਪਾਸੋਂ ਉਹਨਾਂ ਨੂੰ ਪ੍ਰਭੂ-ਭਗਤੀ ਦਾ ਟਿੱਕਾ (ਮੱਥੇ ਉਤੇ) ਮਿਲਦਾ ਹੈ ।੧। ਰਹਾਉ।

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਮਾਇਆ ਦੇ ਮੋਹ ਵਲੋਂ) ਮਰਦਾ ਹੈ ਉਸ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਪਰਮਾਤਮਾ ਦਾ ਆਸਰਾ ਲੈਂਦਾ ਹੈ ਉਹ ਮੁੜ ਆਤਮਕ ਮੌਤੇ ਨਹੀਂ

ਮਰਦਾ, ਉਹ ਮੁੜ ਮੁੜ ਜੰਮਦਾ ਮਰਦਾ ਨਹੀਂ । ਪੂਰੇ ਗੁਰੂ ਦੀ ਕਿਰਪਾ ਨਾਲ ਉਹ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੧।

(ਹੇ ਭਾਈ ! ) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਉਹਨਾਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ । ਜਿਨ੍ਹਾਂ ਨੂੰ ਪੂਰੇ ਗੁਰੂ ਨੇ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਇਹ) ਵਡਿਆਈ ਬਖਸ਼ੀ ਉਹਨਾਂ ਨੂੰ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਗਈ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦੀ ਹਰ ਵੇਲੇ ਲੀਨਤਾ ਹੋ ਗਈ ।੨।

‘ਜੇ ਕੁਝ ਕਰਦਾ ਹੈ ਪਰਮਾਤਮਾ ਆਪੇ ਹੀ ਕਰਦਾ ਹੈ । ਪਰਮਾਤਮਾ ਇਕ ਘੜੀ ਵਿਚ ਪੈਦਾ ਕਰ ਕੇ ਤੁਰਤ ਨਾਸ ਭੀ ਕਰ ਸਕਦਾ ਹੈ’—ਜੇਹੜਾ ਮਨੁੱਖ ਮੁੜ ਮੁੜ ਇਹੀ ਆਖ ਕੇ ਲੋਕਾਂ ਨੂੰ ਸੁਣਾ ਦੇਂਦਾ ਹੈ (ਪਰ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਸਿਮਰਨ ਕਦੇ ਨਹੀਂ ਕਰਦਾ, ਅਜੇਹਾ ਮਨੁੱਖ) ਜੇ ਇਹੋ ਜਿਹੀ (ਨਿਰੀ ਹੋਰਨਾਂ ਨੂੰ ਕਹਣ ਦੀ) ਸੌ ਘਾਲਣਾ ਭੀ ਘਾਲੇ ਤਾਂ ਭੀ ਉਸ ਦੀ ਅਜੇਹੀ ਕੋਈ ਮੇਹਨਤ (ਪਰਮਾਤਮਾ ਦੇ ਦਰ ਤੇ) ਕਬੂਲ ਨਹੀਂ ਪੈਂਦੀ ।੩।

(ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਨ੍ਹਾਂ ਦੇ ਪੱਲੇ (ਸਿਮਰਨ ਦੇ) ਚੰਗੇ ਸੰਸਕਾਰ ਹਨ, ਉਹਨਾਂ ਨੂੰ ਪਰਮਾਤਮਾ ਗੁਰੂ ਮਿਲਾਂਦਾ ਹੈ, ਗੁਰੂ ਉਹਨਾਂ ਨੂੰ ਸਿਫਤਿ-ਸਾਲਾਹ ਦੀ ਬਾਣੀ ਸੁਣਾਂਦਾ ਹੈ, ਸਦਾ-ਬਿਰ ਪ੍ਰਭੂ ਦਾ ਨਾਮ ਸੁਣਾਂਦਾ ਹੈ, ਸਿਫਤਿ-ਸਾਲਾਹ ਦਾ ਸ਼ਬਦ ਸੁਣਾਂਦਾ ਹੈ । (ਹੇ ਭਾਈ ! ) ਜਿਸ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ, ਉਥੋਂ ਹਰੇਕ ਕਿਸਮ ਦਾ ਦੁੱਖ ਦੂਰ ਹੋ ਜਾਂਦਾ ਹੈ । ਗੁਰੂ ਦੇ ਬਖਸ਼ੇ ਗਿਆਨ-ਰਤਨ ਦੀ ਬਰਕਤਿ ਨਾਲ ਮਨੁੱਖ ਸਦਾ-ਬਿਰ ਪਰਮਾਤਮਾ ਵਿਚ ਜੁੜਿਆ ਰਹਿੰਦਾ ਹੈ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੪।

(ਹੇ ਭਾਈ ! ) ਪਰਮਾਤਮਾ ਦੇ ਨਾਮ ਦੇ ਬਰਾਬਰ ਦਾ ਹੋਰ ਕੋਈ ਧਨ ਨਹੀਂ ਹੈ (ਪਰ ਇਹ ਧਨ ਸਿਰਫ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਨੂੰ ਸਦਾ-ਬਿਰ ਰਹਿਣ ਵਾਲਾ ਪਰਮਾਤਮਾ ਆਪ ਬਖਸ਼ਦਾ ਹੈ, ਪੂਰੇ ਗੁਰੂ ਦੇ ਸ਼ਬਦ ਦੀ ਸਹਾਇਤਾ ਨਾਲ ਉਹ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਈ ਰੱਖਦਾ ਹੈ । ਹੇ ਨਾਨਕ ! ਪਰਮਾਤਮਾ ਦੇ ਨਾਮ ਵਿਚ ਰੰਗੀਜ ਕੇ ਮਨੁੱਖ (ਸਦਾ) ਆਤਮਕ ਆਨੰਦ ਮਾਣਦਾ ਹੈ ।੫।੧੧।੫੦।

ਆਸਾ ਮਹਲਾ ੩ ॥ ਨਿਰਤਿ ਕਰੇ ਬਹੁ ਵਾਜੇ ਵਜਾਏ ॥ ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ ਅੰਤਰਿ ਲੋਭੁ ਭਰਮੁ ਅਨਲ ਵਾਉ ॥ ਦੀਵਾ ਬਲੈ ਨ ਸੋਝੀ ਪਾਇ ॥੧॥ ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥ ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ ਪੂਰੇ ਤਾਲ ਵਿਚਹੁ ਆਪੁ ਗਵਾਇ ॥ ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥ ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥ ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥ ਗੁਰ ਕਾ ਸਬਦੁ ਸਹਜਿ ਵੀਚਾਰੁ ॥ ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥ ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥੩॥ ਏਹਾ ਭਗਤਿ ਜਨੁ ਜੀਵਤ ਮਰੈ ॥ ਗੁਰ ਪਰਸਾਦੀ ਭਵਜਲੁ ਤਰੈ ॥ ਗੁਰ ਕੈ ਬਚਨਿ ਭਗਤਿ ਥਾਇ ਪਾਇ ॥ ਹਰਿ ਜੀਉ ਆਪਿ ਵਸੈ ਮਨਿ ਆਇ ॥੪॥ ਹਰਿ ਕ੍ਰਿਪਾ ਕਰੇ ਸਤਿਗੁਰੁ ਮਿਲਾਏ ॥ ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥ ਭਗਤਿ ਰਤੇ ਤਿਨੁ ਸਚੀ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥ {ਪੰਨਾ ੩੬੪}

ਪਦ ਅਰਥ :-ਨਿਰਤਿ—ਨਾਚ । ਕਿਸੁ—ਕਿਸ ਨੂੰ ? ਆਖਿ—ਆਖ ਕੇ । ਅਨਲ—{ਅਨਲ} ਅੱਗ । ਵਾਉ—ਹਵਾ, ਝੱਖੜ ।੧।

ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਘਟਿ—ਹਿਰਦੇ ਵਿਚ । ਆਪੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ । ਪਛਾਣਿ—ਪਛਾਣੈ, ਪਛਾਣ ਲੈਂਦਾ ਹੈ ।੧।ਰਹਾਉ।

ਭਾਉ—ਪ੍ਰੇਮ । ਆਪੁ—ਆਪਾ-ਭਾਵ, ਹਉਮੈ । ਜਾਣੁ—ਜਾਣੂ । ਸਬਦਿ—ਸ਼ਬਦ ਦੀ ਰਾਹੀਂ । ਪਛਾਣੁ—ਪਛਾਣੂ ।੨।

ਸਹਜਿ—ਆਤਮਕ ਅਡੋਲਤਾ ਵਿਚ । ਸਚੁ—ਸਦਾ-ਬਿਰ ਰਹਿਣ ਵਾਲਾ ਪ੍ਰਭੂ । ਪਾਖੰਡਿ—ਪਖੰਡ ਨਾਲ ।੩।

ਪਰਸਾਦੀ—ਪਰਸਾਦਿ, ਕਿਰਪਾ ਨਾਲ । ਭਵਜਲੁ—ਸੰਸਾਰ-ਸਮੁੰਦਰ । ਥਾਇ ਪਾਇ—ਕਬੂਲ ਹੋ ਜਾਂਦੀ ਹੈ । ਥਾਇ—  
ਥਾਂ ਵਿਚ, ਲੇਖੇ ਵਿਚ । ਮਨਿ—ਮਨ ਵਿਚ । ੪।

ਨਿਹਚਲ—ਨਾਹ ਡੋਲਣ ਵਾਲੀ । ਸਿਉ—ਨਾਲ । ਸੋਇ—ਸੋਭਾ । ਸਚੀ—ਸਦਾ-ਥਿਰ । ਨਾਮਿ—ਨਾਮ ਵਿਚ । ੫।

**ਅਰਥ :**—(ਹੇ ਭਾਈ ! ) ਗੁਰੂ ਦੇ ਸਨਮੁਖ ਰਹਿ ਕੇ ਕੀਤੀ ਹੋਈ ਭਗਤੀ ਦੀ ਬਰਕਤਿ ਨਾਲ ਹਿਰਦੇ ਵਿਚ (ਆਤਮਕ  
ਗਿਆਨ ਦਾ) ਚਾਨਣ ਹੋ ਜਾਂਦਾ ਹੈ । (ਇਸ ਭਗਤੀ ਨਾਲ ਮਨੁੱਖ) ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ  
(ਤੇ ਮਨੁੱਖ ਨੂੰ) ਉਹ ਪ੍ਰਭੂ ਮਿਲ ਪੈਂਦਾ ਹੈ । ੧। ਰਹਾਉ।

(ਪਰ ਜਿਤਨਾ ਚਿਰ ਮਨੁੱਖ ਦਾ) ਇਹ ਆਪਣਾ ਮਨ (ਮਾਇਆ ਦੇ ਮੋਹ ਵਿਚ) ਅੰਨ੍ਹਾ ਤੇ ਬੋਲਾ ਹੋਇਆ ਪਿਆ ਹੈ (ਉਹ  
ਜੇ ਭਗਤੀ ਵਜੋਂ) ਨਾਚ ਕਰਦਾ ਹੈ ਤੇ ਕਈ ਸਾਜ ਭੀ ਵਜਾਂਦਾ ਹੈ ਤਾਂ ਭੀ ਉਹ ਕਿਸੇ ਨੂੰ ਭੀ ਆਖ ਕੇ ਨਹੀਂ ਸੁਣਾ ਰਿਹਾ  
(ਕਿਉਂਕਿ ਉਹ ਤਾਂ ਆਪ ਹੀ ਨਹੀਂ ਸੁਣ ਰਿਹਾ) । ਉਸ ਦੇ ਆਪਣੇ ਅੰਦਰ ਤ੍ਰਿਸ਼ਨਾ-ਅੱਗ ਬਲ ਰਹੀ ਹੈ ਭਟਕਣਾ  
(ਦਾ) ਝੱਖੜ ਝੁੱਲ ਰਿਹਾ ਹੈ (ਅਜੇਹੀ ਹਾਲਤ ਵਿਚ ਉਸ ਦੇ ਅੰਦਰ ਗਿਆਨ ਦਾ) ਦੀਵਾ ਨਹੀਂ ਜਗ ਸਕਦਾ, ਉਹ (ਸਹੀ  
ਜੀਵਨ ਦੀ) ਸਮਝ ਨਹੀਂ ਹਾਸਲ ਕਰ ਸਕਦਾ । ੧।

ਗੁਰੂ ਦੇ ਸਨਮੁਖ ਰਹਿਣਾ ਹੀ ਨਾਚ ਹੈ (ਇਸ ਤਰ੍ਹਾਂ) ਪਰਮਾਤਮਾ ਨਾਲ ਪਿਆਰ ਬਣਦਾ ਹੈ (ਇਸ ਤਰ੍ਹਾਂ ਮਨੁੱਖ ਆਪਣੇ)  
ਅੰਦਰੋਂ ਹਉਮੈ ਦੂਰ ਕਰਦਾ ਹੈ ਇਹੀ ਹੈ ਤਾਲ ਸਿਰ ਨਾਚ ਕਰਨਾ । (ਜੋ ਮਨੁੱਖ ਇਹ ਨਾਚ ਨੱਚਦਾ ਹੈ) ਸਦਾ-ਥਿਰ ਪ੍ਰਭੂ  
ਆਪ ਹੀ ਉਸ ਦਾ ਮਿੱਤਰ ਬਣ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਵੱਸਦਾ ਪ੍ਰਭੂ ਉਸ ਦਾ ਪਛਾਣੂ ਹੋ  
ਜਾਂਦਾ ਹੈ । ੨।

ਗੁਰੂ ਦੇ ਸਨਮੁਖ ਰਹਿ ਕੇ ਕੀਤੀ ਭਗਤੀ ਨਾਲ ਮਨੁੱਖ ਦੇ ਅੰਦਰ ਪ੍ਰੀਤਿ ਪੈਦਾ ਹੁੰਦੀ ਹੈ ਪਿਆਰ ਪੈਦਾ ਹੁੰਦਾ ਹੈ । ਗੁਰੂ  
ਦਾ ਸ਼ਬਦ ਮਨੁੱਖ ਨੂੰ ਆਤਮਕ ਅਡੋਲਤਾ ਵਿਚ ਲੈ ਜਾਂਦਾ ਹੈ (ਪ੍ਰਭੂ ਦੇ ਗੁਣਾਂ ਦਾ) ਵਿਚਾਰ ਬਖਸ਼ਦਾ ਹੈ । ਗੁਰੂ ਦੇ  
ਸਨਮੁਖ ਰਹਿ ਕੇ ਕੀਤੀ ਹੋਈ ਭਗਤੀ ਹੀ (ਸਹੀ) ਤਰੀਕਾ ਹੈ (ਜਿਸ ਨਾਲ) ਉਹ ਪਰਮਾਤਮਾ ਮਿਲਦਾ ਹੈ । ਵਿਖਾਵੇ  
ਦੀ ਭਗਤੀ ਦੇ ਨਾਚ ਦੀ ਰਾਹੀਂ ਦੁੱਖ ਹੁੰਦਾ ਹੈ । ੩।

ਅਸਲ ਭਗਤੀ ਇਹੀ ਹੈ ਕਿ (ਜਿਸ ਦੀ ਬਰਕਤਿ ਨਾਲ) ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ  
ਮਾਇਆ ਦੇ ਮੋਹ ਵਲੋਂ ਅਛੋਹ ਹੋ ਜਾਂਦਾ ਹੈ, ਤੇ ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ (ਦੀਆਂ ਵਿਕਾਰਾਂ ਦੀਆਂ  
ਲਹਿਰਾਂ) ਤੋਂ ਪਾਰ ਲੰਘ ਜਾਂਦਾ ਹੈ । ਗੁਰੂ ਦੇ ਉਪਦੇਸ਼ ਅਨੁਸਾਰ ਕੀਤੀ ਹੋਈ ਭਗਤੀ (ਪ੍ਰਭੂ ਦੇ ਦਰ ਤੇ) ਪਰਵਾਨ ਹੁੰਦੀ  
ਹੈ, ਪ੍ਰਭੂ ਆਪ ਹੀ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ । ੪।

(ਪਰ ਜੀਵ ਦੇ ਕੀਹ ਵੱਸ ? ਜਿਸ ਮਨੁੱਖ ਉਤੇ) ਪਰਮਾਤਮਾ ਮੇਹਰ ਕਰਦਾ ਹੈ ਉਸ ਨੂੰ ਗੁਰੂ ਮਿਲਾਂਦਾ ਹੈ (ਗੁਰੂ ਦੀ  
ਸਹਾਇਤਾ ਨਾਲ) ਉਹ ਨਾਹ ਡੋਲਣ ਵਾਲੀ ਭਗਤੀ ਕਰਦਾ ਹੈ ਤੇ ਪਰਮਾਤਮਾ ਨਾਲ ਆਪਣਾ ਚਿੱਤ ਜੋੜੀ ਰੱਖਦਾ ਹੈ ।

ਹੇ ਨਾਨਕ ! ਜੇਹੜੇ ਮਨੁੱਖ (ਪਰਮਾਤਮਾ ਦੀ) ਭਗਤੀ (ਦੇ ਰੰਗ) ਵਿਚ ਰੰਗੇ ਜਾਂਦੇ ਹਨ ਉਹਨਾਂ ਨੂੰ ਸਦਾ ਕਾਇਮ ਰਹਿਣ  
ਵਾਲੀ ਸੋਭਾ ਮਿਲਦੀ ਹੈ । ਪਰਮਾਤਮਾ ਦੇ ਨਾਮ-ਰੰਗ ਵਿੱਚ ਰੰਗੇ ਹੋਇਆਂ ਨੂੰ ਆਤਮਕ ਆਨੰਦ ਮਿਲਦਾ  
ਹੈ । ੫। ੧੨। ੫੧।

### ਆਸਾ ਘਰੂ ੮ ਕਾਫੀ ਮਹਲਾ ੩

੧ੳਸਤਿਗੁਰ ਪ੍ਰਸਾਦਿ ॥ ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥ ਗੁਰੁ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ  
॥੧॥ ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥ ਗੁਰੁ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥  
ਇਸੁ ਜੁਗ ਮਹਿ ਨਿਰਭਉ ਹਰਿਨਾਮੁ ਹੈ ਪਾਈਐ ਗੁਰੁ ਵੀਚਾਰਿ ॥ ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ  
॥੨॥ ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥ ਹਰਿ

ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਉਤਮ ਹੋਈ ॥ ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ  
॥੪॥੩੯॥੧੩॥੫੨॥ {ਪੰਨਾ ੩੬੫}

ਨੋਟ :—ਇਹ ਸ਼ਬਦ—ਆਸਾ ਰਾਗ ਅਤੇ ਕਾਫੀ ਰਾਗ—ਦੋਹਾਂ ਮਿਲਵੇਂ ਰਾਗਾਂ ਵਿਚ ਗਾਏ ਜਾਣ ਦੀ ਹਦਾਇਤ ਹੈ ।

ਪਦ ਅਰਥ :—ਭਾਣੈ—ਰਜ਼ਾ ਅਨੁਸਾਰ । ਸਚੁ—ਸਦਾ—ਥਿਰ ਪ੍ਰਭੂ । ਮਨਿ—ਮਨ ਵਿਚ । ਸੋਈ—ਉਹੀ ਮਨੁੱਖ । ੧।

ਮੈ—ਮੇਰਾ । ਸਹੁ—ਖਸਮ । ਦਾਤਾ—ਦਾਤਾਂ ਦੇਣ ਵਾਲਾ । ਤੇ—ਤੋਂ, ਨਾਲ । ੧। ਰਹਾਉ ।

ਜੁਗ ਮਹਿ—ਜਗਤ ਵਿਚ, ਜੀਵਨ ਵਿਚ । ਵੀਚਾਰਿ—ਵਿਚਾਰ ਦੀ ਰਾਹੀਂ । ਵਸਿ—ਵੱਸ ਵਿਚ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ । ਅੰਧ—ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ । ਗਵਾਰਿ—ਮੂਰਖ ਜੀਵ-ਇਸਤ੍ਰੀ । ੨।

ਹਰਿ ਕੈ ਭਾਣੈ—ਪਰਮਾਤਮਾ ਦੀ ਰਜ਼ਾ ਵਿਚ ਰਹਿ ਕੇ । ਸਾਲਾਹੀਐ—ਸਿਫ਼ਿਤਿ-ਸਾਲਾਹ ਕੀਤੀ ਜਾ ਸਕਦੀ ਹੈ । ਭਾਣੈ ਮੰਨਿਐ—ਜੇ ਪ੍ਰਭੂ ਦੇ ਹੁਕਮ ਵਿਚ ਤੁਰਿਆ ਜਾਏ । ੩।

ਮਤਿ—ਅਕਲ । ਗੁਰਮੁਖਿ—ਗੁਰੂ ਦੀ ਸਰਨ ਪਿਆਂ । ਗਤਿ—ਉੱਚੀ ਆਤਮਕ ਅਵਸਥਾ । ੪।

ਅਰਥ :—(ਹੇ ਭਾਈ ! ) ਇਕ ਪਰਮਾਤਮਾ ਹੀ ਮੇਰਾ ਖਸਮ-ਰਾਖਾ ਹੈ ਤੇ ਮੈਨੂੰ ਸਭ ਦਾਤਾਂ ਦੇਣ ਵਾਲਾ ਹੈ, ਉਸ ਤੋਂ ਬਿਨਾ ਮੇਰਾ ਹੋਰ ਕੋਈ ਨਹੀਂ ਹੈ । ਪਰ ਗੁਰੂ ਦੀ ਮੇਹਰ ਨਾਲ ਹੀ ਉਹ ਮਨ ਵਿਚ ਵੱਸ ਸਕਦਾ ਹੈ (ਜਦੋਂ ਉਹ ਪ੍ਰਭੂ ਮਨ ਵਿਚ ਆ ਵੱਸਦਾ ਹੈ) ਤਦੋਂ ਸਦਾ ਲਈ ਆਨੰਦ ਬਣ ਜਾਂਦਾ ਹੈ । ੧। ਰਹਾਉ ।

(ਹੇ ਭਾਈ ! ) ਪਰਮਾਤਮਾ ਦੀ ਰਜ਼ਾ ਅਨੁਸਾਰ ਗੁਰੂ ਮਿਲਦਾ ਹੈ (ਜਿਸ ਨੂੰ ਗੁਰੂ ਮਿਲ ਪੈਂਦਾ ਹੈ, ਉਸ ਨੂੰ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, (ਤੇ ਉਸ ਨੂੰ ਸਹੀ ਜੀਵਨ-ਜੁਗਤਿ ਦੀ) ਸਮਝ ਆ ਜਾਂਦੀ ਹੈ । ਜਿਸ ਮਨੁੱਖ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਆ ਵੱਸਦਾ ਹੈ, ਉਹੀ ਮਨੁੱਖ ਪਰਮਾਤਮਾ ਨਾਲ ਸਾਂਝ ਪਾਂਦਾ ਹੈ । ੧।

(ਹੇ ਭਾਈ ! ) ਇਸ ਜਗਤ ਵਿਚ ਪਰਮਾਤਮਾ ਦਾ ਨਾਮ ਹੀ ਹੈ ਜੋ (ਜਗਤ ਦੇ) ਸਾਰੇ ਡਰਾਂ ਤੋਂ ਬਚਾਉਣ ਵਾਲਾ ਹੈ, ਪਰ ਇਹ ਨਾਮ ਗੁਰੂ ਦੀ ਦੱਸੀ ਹੋਈ ਵਿਚਾਰ ਦੀ ਬਰਕਤਿ ਨਾਲ ਮਿਲਦਾ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਆਤਮਕ ਮੌਤ ਦੇ ਕਾਬੂ ਵਿਚ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਰਹਿੰਦੀ ਹੈ ਤੇ ਮੂਰਖ ਟਿਕੀ ਰਹਿੰਦੀ ਹੈ । ੨।

ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਵਿਚ ਚੱਲਦਾ ਹੈ ਉਹੀ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਕਰਦਾ ਹੈ ਉਹੀ ਉਸ ਸਦਾ-ਥਿਰ ਪ੍ਰਭੂ ਨੂੰ ਸਮਝਦਾ ਹੈ । ਪਰਮਾਤਮਾ ਦੀ ਰਜ਼ਾ ਵਿਚ ਤੁਰਿਆਂ ਹੀ ਪਰਮਾਤਮਾ ਦੀ ਸਿਫ਼ਿਤਿ-ਸਾਲਾਹ ਹੋ ਸਕਦੀ ਹੈ । ਜੇ ਪਰਮਾਤਮਾ ਦੀ ਰਜ਼ਾ ਵਿਚ ਤੁਰੀਏ ਤਾਂ ਹੀ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ । ੩।

(ਹੇ ਭਾਈ ! ਜਿਸ ਮਨੁੱਖ ਨੇ) ਪਰਮਾਤਮਾ ਦੀ ਰਜ਼ਾ ਵਿਚ ਤੁਰ ਕੇ ਮਨੁੱਖਾ ਜਨਮ ਦਾ ਮਨੋਰਥ ਹਾਸਲ ਕਰ ਲਿਆ ਉਸ ਦੀ ਅਕਲ ਵਧੀਆ ਬਣ ਗਈ ।

ਹੇ ਨਾਨਕ ! (ਗੁਰੂ ਦੀ ਸਰਨ ਪੈ ਕੇ) ਤੂੰ ਭੀ ਪਰਮਾਤਮਾ ਦੇ ਨਾਮ ਦੀ ਵਡਿਆਈ ਕਰ । ਗੁਰੂ ਦੀ ਸਰਨ ਪਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ । ੪। ੩੯। ੧੩। ੫੨।

ਨੋਟ :—ਸ਼ਬਦ ਮਹਲਾ ੧ — ੩੯

ਸ਼ਬਦ ਮਹਲਾ ੩ — ੧੩

—

ਜੋੜ ੫੨

## ਆਸਾ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੇ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੇ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥ {ਪੰਨਾ ੩੬੫}

**ਪਦ ਅਰਥ :**—ਸਚਿਆਰੁ—ਸਦਾ ਕਾਇਮ ਰਹਿਣ ਵਾਲਾ । ਮੈਡਾ—ਮੇਰਾ । ਸਾਂਈ—ਖਸਮ । ਤਉ—ਤੈਨੂੰ । ਥੀਸੀ—ਹੋਵੇਗਾ । ਹਉ—ਮੈਂ । ਪਾਈ—ਪਾਈਂ, ਪ੍ਰਾਪਤ ਕਰਦਾ ਹਾਂ । ੧। ਰਹਾਉ ।

ਸਭ—ਸਾਰੀ ਲੁਕਾਈ । ਤੂੰ—ਤੈਨੂੰ । ਤਿਨਿ—ਉਸ (ਮਨੁੱਖ) ਨੇ । ਲਾਧਾ—ਲੱਭਾ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ । ਤੁਧੁ—ਤੂੰ । ੧।

ਮਾਹਿ—ਵਿਚ । ਸਭਿ—ਸਾਰੇ । ਵਿਜੋਗਿ—(ਧੁਰ ਦੇ) ਵਿਜੋਗ ਦੇ ਕਾਰਨ । ਮਿਲਿ—ਮਿਲ ਕੇ (ਭੀ) । ਸੰਜੋਗੀ—(ਧੁਰ ਦੇ) ਸੰਜੋਗ ਦੇ ਕਾਰਨ । ਮੇਲੁ—ਮਿਲਾਪ । ੨।

ਜਾਣਾਇਹਿ—ਤੂੰ ਸਮਝ ਬਖਸ਼ਦਾ ਹੈਂ । ਸਦ ਹੀ—ਸਦਾ ਹੀ । ਸਹਜੇ—ਆਤਮਕ ਅਡੋਲਤਾ ਵਿਚ । ਨਾਮਿ—ਨਾਮ ਵਿਚ । ੩।

ਵੇਖਹਿ—ਤੂੰ ਵੇਖਦਾ ਹੈਂ । ਜਾਣਹਿ—ਤੂੰ ਜਾਣਦਾ ਹੈਂ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ੪।

**ਅਰਥ :**—(ਹੇ ਪ੍ਰਭੂ ! ) ਤੂੰ (ਸਾਰੇ ਜਗਤ ਦਾ) ਰਚਨਹਾਰ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ (ਹੀ) ਮੇਰਾ ਖਸਮ ਹੈਂ । ਹੇ ਪ੍ਰਭੂ ! (ਜਗਤ ਵਿਚ) ਉਹੀ ਕੁਝ ਵਰਤ ਰਿਹਾ ਹੈ ਜੋ ਤੈਨੂੰ ਚੰਗਾ ਲੱਗਦਾ ਹੈ । (ਹੇ ਪ੍ਰਭੂ ! ) ਮੈਂ ਉਹੀ ਕੁਝ ਹਾਸਲ ਕਰ ਸਕਦਾ ਹਾਂ ਜੋ ਕੁਝ ਤੂੰ (ਮੈਨੂੰ) ਦੇਂਦਾ ਹੈਂ । ੧। ਰਹਾਉ ।

(ਹੇ ਪ੍ਰਭੂ ! ) ਸਾਰੀ ਲੁਕਾਈ ਤੇਰੀ (ਰਚੀ ਹੋਈ) ਹੈ, ਸਭ ਜੀਵਾਂ ਨੇ (ਔਖੇ ਸੌਖੇ ਵੇਲੇ) ਤੈਨੂੰ ਹੀ ਸਿਮਰਿਆ ਹੈ । ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਮਨੁੱਖ ਨੇ ਤੇਰਾ ਨਾਮ-ਰਤਨ ਲੱਭ ਲਿਆ । (ਪਰ) ਲੱਭਾ ਉਸ ਨੇ ਜੋ ਗੁਰੂ ਦੀ ਸਰਨ ਪਿਆ, ਤੇ ਗਵਾਇਆ ਉਸ ਨੇ ਜੋ ਆਪਣੇ ਮਨ ਦੇ ਪਿੱਛੇ ਤੁਰਿਆ । (ਜੀਵਾਂ ਦੇ ਭੀ ਕੀਹ ਵੱਸ ? ਮਨਮੁਖ ਨੂੰ) ਤੂੰ ਆਪ ਹੀ (ਆਪਣੇ ਚਰਨਾਂ ਤੋਂ) ਵਿਛੋੜ ਰੱਖਿਆ ਹੈ ਤੇ (ਗੁਰਮੁਖਿ ਨੂੰ) ਤੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜਿਆ ਹੋਇਆ ਹੈ । ੧।

(ਹੇ ਪ੍ਰਭੂ ! ) ਤੂੰ (ਜਿੰਦਗੀ ਦਾ ਇਕ ਵੱਡਾ) ਦਰੀਆ ਹੈਂ, ਸਾਰੀ ਸ੍ਰਿਸ਼ਟੀ ਤੇਰੇ ਵਿਚ (ਜੀਊ ਰਹੀ) ਹੈ, (ਤੂੰ ਆਪ ਹੀ ਆਪ ਹੈਂ) ਤੈਥੋਂ ਬਿਨਾ ਕੋਈ ਹੋਰ ਦੂਜੀ ਹਸਤੀ ਨਹੀਂ ਹੈ । (ਜਗਤ ਦੇ ਇਹ) ਸਾਰੇ ਜੀਅ ਜੰਤ ਤੇਰਾ (ਰਚਿਆ) ਤਮਾਸ਼ਾ ਹੈ (ਤੇਰੀ ਹੀ ਧੁਰ ਦਰਗਾਹ ਤੋਂ ਮਿਲੇ) ਵਿਜੋਗ ਦੇ ਕਾਰਣ ਮਿਲਿਆ ਹੋਇਆ ਜੀਵ ਵਿਛੁੜ ਜਾਂਦਾ ਹੈ ਤੇ ਸੰਜੋਗ ਦੇ ਕਾਰਨ ਮੁੜ ਮਿਲਾਪ ਹਾਸਲ ਕਰ ਲੈਂਦਾ ਹੈ । ੨।

(ਹੇ ਪ੍ਰਭੂ ! ) ਜਿਸ ਮਨੁੱਖ ਨੂੰ ਤੂੰ ਸਮਝ ਬਖਸ਼ਦਾ ਹੈਂ ਉਹੀ ਮਨੁੱਖ (ਜੀਵਨ-ਮਨੋਰਥ ਨੂੰ) ਸਮਝਦਾ ਹੈ ਤੇ ਉਹ ਮਨੁੱਖ ਹਰਿ-ਪ੍ਰਭੂ ਦੇ ਗੁਣ ਸਦਾ ਆਖ ਕੇ ਬਿਆਨ ਕਰਦਾ ਹੈ । (ਹੇ ਭਾਈ ! ) ਜਿਸ ਮਨੁੱਖ ਨੇ ਪਰਮਾਤਮਾ ਦੀ ਸੇਵਾ-ਭਗਤੀ ਕੀਤੀ ਉਸ ਨੇ ਆਤਮਕ ਆਨੰਦ ਮਾਣ ਲਿਆ; ਉਹ ਮਨੁੱਖ (ਸਿਮਰਨ-ਭਗਤੀ ਦੇ ਕਾਰਨ) ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਵਿਚ ਲੀਨ ਹੋ ਗਿਆ । ੩।

(ਹੇ ਪ੍ਰਭੂ ! ) ਤੂੰ ਆਪ ਹੀ (ਜਗਤ ਦਾ) ਰਚਨ ਵਾਲਾ ਹੈਂ (ਜਗਤ ਵਿਚ) ਸਭ ਕੁਝ ਤੇਰਾ ਕੀਤਾ ਹੀ ਹੋ ਰਿਹਾ ਹੈ, ਤੈਥੋਂ ਬਿਨਾ ਕੋਈ ਹੋਰ ਕੁਝ ਕਰਨ ਵਾਲਾ ਨਹੀਂ ਹੈ । ਤੂੰ ਆਪ ਹੀ (ਜਗਤ-ਰਚਨਾ) ਕਰ ਕਰ ਕੇ (ਸਭ ਦੀ) ਸੰਭਾਲ ਕਰਦਾ ਹੈਂ, ਤੂੰ ਆਪ ਹੀ ਇਸ ਸਾਰੇ (ਭੇਤ) ਨੂੰ ਜਾਣਦਾ ਹੈਂ ।

ਹੇ ਦਾਸ ਨਾਨਕ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਇਹ ਸਾਰੀ ਗੱਲ ਸਮਝ ਵਿਚ ਆ ਜਾਂਦੀ ਹੈ ।੪।੧।੫੩।

ਨੋਟ :—ਸ਼ਬਦ ਮ: ੪ — ੧  
 ਸ਼ਬਦ ਮ: ੧, ਤੇ ੩ — ੫੨  
 —  
 ਜੋੜ ੫੩

੧ੳ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੨ ਮਹਲਾ ੪ ॥ ਕਿਸਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥ ਕਿਸਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥ ਕਿਸਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥ ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥ ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥ ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥ ਜਿਨ੍ਹ ਸਿਉ ਧੜੇ ਕਰਹਿ ਸੇ ਜਾਹਿ ॥ ਝੂਠੁ ਧੜੇ ਕਰਿ ਪਛੋਤਾਹਿ ॥ ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥ ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥ ਮਾਇਆ ਕਉ ਲੂਝਹਿ ਗਾਵਾਰੀ ॥ ਜਨਮਿ ਮਰਹਿ ਜੂਐ ਬਾਜੀ ਹਾਰੀ ॥ ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥ ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥ ਜਿਸ ਨੇ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ ॥ ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥ ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥ ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥ ਜੈਸਾ ਬੀਜੈ ਤੈਸਾ ਖਾਵੈ ॥ ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥ {ਪੰਨਾ ੩੬੬}

ਪਦ ਅਰਥ :—ਕਿਸ ਹੀ—ਕਿਸਹਿ, ਕਿਸੇ ਨੇ । ਸੁਤ—ਪੁੱਤਰ । ਸਿਕਦਾਰ—ਸਰਦਾਰ । ਸੁਆਈ—ਸੁਆਇ, ਸੁਆਰਥ ਵਾਸਤੇ ।੧।

ਟੇਕ—ਆਸਰਾ । ਅਸੰਖ—ਅਣਗਿਣਤ ।੧।ਰਹਾਉ।

ਮਨਿ—ਮਨ ਵਿਚ । ਖੋਟ—ਠੱਗੀ । ਜਿਸ ਕਾ ਸਮਰਥ—ਜਿਸ ਦੇ ਬਰਾਬਰ ਦਾ ।੨।

ਪਸਾਰੀ—ਖਿਲਾਰਾ । ਲੂਝਹਿ—ਝਗੜਦੇ ਹਨ । ਜਿ—ਜਿਹੜਾ । ਹਲਤੁ ਪਲਤੁ—ਇਹ ਲੋਕ ਤੇ ਪਰਲੋਕ ।੩।

ਕਲਿਜੁਗ ਮਹਿ—ਪਰਮਾਤਮਾ ਤੋਂ ਵਿਛੜ ਕੇ । ਜਿਨਿ—ਜਿਸ ਨੇ । ਸਭਿ—ਸਾਰੇ ।੪।

ਮਿਥਿਆ—ਝੂਠਾ, ਵਿਅਰਥ । ਭਾਉ—ਪਿਆਰ । ਅਟਕਲੈ—ਜਾਚਦਾ ਹੈ । ਛਿਦ੍ਰੁ—ਐਬ । ਜਿਣਿ—ਜਿੱਤ ਕੇ ।੫।

**ਅਰਥ** :—ਅਸਾਂ ਪਰਮਾਤਮਾ ਨਾਲ ਸਾਥ ਬਣਾਇਆ ਹੈ, ਪਰਮਾਤਮਾ ਹੀ ਮੇਰਾ ਆਸਰਾ ਹੈ । ਪਰਮਾਤਮਾ ਤੋਂ ਬਿਨਾ ਮੇਰਾ ਹੋਰ ਕੋਈ ਪੱਖ ਨਹੀਂ ਕੋਈ ਧੜਾ ਨਹੀਂ । ਮੈਂ ਪਰਮਾਤਮਾ ਦੇ ਹੀ ਅਨੇਕਾਂ ਤੇ ਅਣਗਿਣਤ ਗੁਣ ਗਾਂਦਾ ਰਹਿੰਦਾ ਹਾਂ ।੧।ਰਹਾਉ।

ਕਿਸੇ ਮਨੁੱਖ ਨੇ ਆਪਣੇ ਮਿੱਤਰ ਨਾਲ ਪੁੱਤਰ ਨਾਲ ਭਰਾ ਨਾਲ ਸਾਥ ਗੰਢਿਆ ਹੋਇਆ ਹੈ, ਕਿਸੇ ਨੇ ਆਪਣੇ ਸੱਕੇ ਕੁੜਮ ਨਾਲ ਜਵਾਈ ਨਾਲ ਧੜਾ ਬਣਾਇਆ ਹੋਇਆ ਹੈ, ਕਿਸੇ ਮਨੁੱਖ ਨੇ ਆਪਣੀ ਗਰਜ ਦੀ ਖਾਤਰ (ਪਿੰਡ ਦੇ) ਸਰਦਾਰ ਨਾਲ ਚੌਧਰੀ ਨਾਲ ਧੜਾ ਬਣਾਇਆ ਹੋਇਆ ਹੈ; ਪਰ ਮੇਰਾ ਸਾਥੀ ਉਹ ਪਰਮਾਤਮਾ ਹੈ ਜੋ ਸਭ ਥਾਈਂ ਮੌਜੂਦ ਹੈ ।੧।



ਲੋਕ ਜਿਨ੍ਹਾਂ ਬੰਦਿਆਂ ਨਾਲ ਧੜੇ ਗੰਢਦੇ ਹਨ ਉਹ (ਆਖਰ ਜਗਤ ਤੋਂ) ਕੂਚ ਕਰ ਜਾਂਦੇ ਹਨ, (ਧੜੇ ਬਣਾਣ ਵਾਲੇ ਇਹ) ਝੂਠਾ ਅਡੰਬਰ ਕਰ ਕੇ ਇਹ ਧੜੇ ਬਣਾ ਕੇ (ਉਹਨਾਂ ਦੇ ਮਰਨ ਤੇ) ਪਛੁਤਾਂਦੇ ਹਨ । (ਧੜੇ ਬਣਾਣ ਵਾਲੇ ਆਪ ਭੀ) ਸਦਾ (ਦੁਨੀਆ ਵਿਚ) ਟਿਕੇ ਨਹੀਂ ਰਹਿੰਦੇ, (ਵਿਅਰਥ ਹੀ ਧੜਿਆਂ ਦੀ ਖ਼ਾਤਰ ਆਪਣੇ) ਮਨ ਵਿਚ ਠੱਗੀ-ਫ਼ਰੇਬ ਕਰਦੇ ਰਹਿੰਦੇ ਹਨ । ਪਰ ਮੈਂ ਤਾਂ ਉਸ ਪਰਮਾਤਮਾ ਨਾਲ ਆਪਣਾ ਸਾਥ ਬਣਾਇਆ ਹੈ ਜਿਸ ਦੇ ਬਰਾਬਰ ਦੀ ਤਾਕਤ ਰੱਖਣ ਵਾਲਾ ਹੋਰ ਕੋਈ ਨਹੀਂ ਹੈ । 2 ।

(ਹੇ ਭਾਈ ! ਦੁਨੀਆ ਦੇ) ਇਹ ਸਾਰੇ ਧੜੇ ਮਾਇਆ ਦਾ ਖਿਲਾਰਾ ਹਨ ਮੋਹ ਦਾ ਖਿਲਾਰਾ ਹਨ । (ਧੜੇ ਬਣਾਣ ਵਾਲੇ) ਮੂਰਖ ਲੋਕ ਮਾਇਆ ਦੀ ਖ਼ਾਤਰ ਹੀ (ਆਪੋ ਵਿਚ) ਲੜਦੇ ਰਹਿੰਦੇ ਹਨ । (ਇਸ ਕਾਰਨ ਉਹ ਮੁੜ ਮੁੜ) ਜੰਮਦੇ ਹਨ ਮਰਦੇ ਹਨ, ਉਹ (ਮਾਨੋ) ਜੂਏ ਵਿਚ ਹੀ (ਮਨੁੱਖਾ ਜੀਵਨ ਦੀ) ਬਾਜ਼ੀ ਹਾਰ ਕੇ ਚਲੇ ਜਾਂਦੇ ਹਨ (ਜਿਸ ਵਿਚੋਂ ਹਾਸਲ ਕੁਝ ਨਹੀਂ ਹੁੰਦਾ) । ਪਰ ਮੇਰੇ ਨਾਲ ਤਾਂ ਸਾਥੀ ਹੈ ਪਰਮਾਤਮਾ ਜੋ ਮੇਰਾ ਲੋਕ ਤੇ ਪਰਲੋਕ ਸਭ ਕੁਝ ਸਵਾਰਨ ਵਾਲਾ ਹੈ । 3 ।

ਪਰਮਾਤਮਾ ਨਾਲੋਂ ਵਿਛੜ ਕੇ (ਕਲਿਜੁਗੀ ਸੁਭਾਵ ਵਿਚ ਫਸ ਕੇ) ਮਨੁੱਖਾਂ ਦੇ ਧੜੇ ਬਣਦੇ ਹਨ, ਕਾਮਾਦਿਕ ਪੰਜਾਂ ਚੋਰਾਂ ਦੇ ਕਾਰਨ ਝਗੜੇ ਪੈਦਾ ਹੁੰਦੇ ਹਨ, (ਪਰਮਾਤਮਾ ਨਾਲੋਂ ਵਿਛੋੜਾ ਮਨੁੱਖਾਂ ਦੇ ਅੰਦਰ) ਕਾਮ ਕ੍ਰੋਧ ਲੋਭ ਮੋਹ ਅਤੇ ਅਹੰਕਾਰ ਨੂੰ ਵਧਾਂਦਾ ਹੈ । ਜਿਸ ਮਨੁੱਖ ਉਤੇ ਪਰਮਾਤਮਾ ਮੋਹਰ ਕਰਦਾ ਹੈ ਉਸ ਨੂੰ ਸਾਧ ਸੰਗਤਿ ਵਿਚ ਮਿਲਾਂਦਾ ਹੈ (ਤੇ ਉਹ ਇਹਨਾਂ ਪੰਜਾਂ ਚੋਰਾਂ ਦੀ ਮਾਰ ਤੋਂ ਬਚਦਾ ਹੈ) । (ਹੇ ਭਾਈ ! ) ਮੇਰੀ ਮਦਦ ਤੇ ਪਰਮਾਤਮਾ ਆਪ ਹੈ ਜਿਸ ਨੇ (ਮੇਰੇ ਅੰਦਰੋਂ) ਇਹ ਸਾਰੇ ਧੜੇ ਮੁਕਾ ਦਿੱਤੇ ਹੋਏ ਹਨ । 4 ।

(ਪਰਮਾਤਮਾ ਨੂੰ ਛੱਡ ਕੇ) ਮਾਇਆ ਦਾ ਝੂਠਾ ਪਿਆਰ (ਮਨੁੱਖ ਦੇ ਅੰਦਰ) ਟਿਕ ਕੇ ਧੜੇ (-ਬਾਜ਼ੀਆਂ) ਪੈਦਾ ਕਰਦਾ ਹੈ (ਮਾਇਆ ਦੇ ਮੋਹ ਦੇ ਪ੍ਰਭਾਵ ਹੇਠ ਮਨੁੱਖ) ਹੋਰਨਾਂ ਦਾ ਐਬ ਜਾਚਦਾ ਫਿਰਦਾ ਹੈ ਤੇ (ਇਸ ਤਰ੍ਹਾਂ ਆਪਣੇ ਆਪ ਨੂੰ ਚੰਗਾ ਸਮਝ ਕੇ) ਆਪਣਾ ਅਹੰਕਾਰ ਵਧਾਂਦਾ ਹੈ । (ਹੋਰਨਾਂ ਦੇ ਐਬ ਫਰੋਲ ਕੇ ਤੇ ਆਪਣੇ ਆਪ ਨੂੰ ਨੇਕ ਮਿਥ ਮਿਥ ਕੇ ਮਨੁੱਖ ਆਪਣੇ ਆਤਮਕ ਜੀਵਨ ਵਾਸਤੇ) ਜਿਹੋ ਜਿਹਾ ਬੀ ਬੀਜਦਾ ਹੈ ਉਹੋ ਜਿਹਾ ਫਲ ਹਾਸਲ ਕਰਦਾ ਹੈ ।

ਦਾਸ ਨਾਨਕ ਦਾ ਪੱਖ ਕਰਨ ਵਾਲਾ ਸਾਥੀ ਤਾਂ ਪਰਮਾਤਮਾ ਹੈ (ਪਰਮਾਤਮਾ ਦਾ ਆਸਰਾ ਹੀ ਨਾਨਕ ਦਾ) ਧਰਮ ਹੈ (ਜਿਸ ਦੀ ਬਰਕਤਿ ਨਾਲ ਮਨੁੱਖ) ਸਾਰੀ ਸ੍ਰਿਸ਼ਟੀ ਨੂੰ ਜਿੱਤ ਕੇ ਆ ਸਕਦਾ ਹੈ । 5 । 2 । 48 ।

**ਆਸਾ ਮਹਲਾ ੪ ॥ ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥ ਗੁਰਬਾਣੀ ਹਰਿ ਅਲਖੁ ਲਖਾਇਆ ॥੧॥ ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥ ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤੁ ਬੈਨਾ ॥੧॥ ਰਹਾਉ ॥ ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥ ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥੨॥ ਦੂਜੈ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥ ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥ ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥ {ਪੰਨਾ ੩੬੬}**

**ਪਦ ਅਰਥ :-**ਹਿਰਦੈ—ਹਿਰਦੇ ਵਿਚ । ਸੁਣਿ ਸੁਣਿ—(ਗੁਰਬਾਣੀ) ਮੁੜ ਮੁੜ ਸੁਣ ਕੇ । ਮਨਿ—ਮਨ ਵਿਚ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਭਾਇਆ—ਪਿਆਰਾ ਲੱਗਾ । ਅਲਖੁ—ਅਦ੍ਰਿਸ਼ਟ । ੧ ।

ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਮੇਰੀ ਭੈਨਾ—ਹੇ ਮੇਰੀ ਭੈਣ ! ਹੇ ਸਤਸੰਗੀਹੋ ! ਏਕੋ—ਇਕ ਪ੍ਰਭੂ ਹੀ । ਘਟ—ਹਿਰਦਾ । ਮੁਖਿ—ਮੂੰਹ ਨਾਲ । ਗੁਰ ਬੈਨਾ—ਗੁਰੂ ਦੇ ਬਚਨ । ੧ । ਰਹਾਉ ।

ਮੈ ਮਨਿ—ਮੇਰੇ ਮਨ ਵਿਚ । ਮੈ ਤਨਿ—ਮੇਰੇ ਤਨ ਵਿਚ । ਬੈਰਾਗੁ—ਲਗਨ । ਵਡਭਾਗੁ—ਵੱਡੇ ਭਾਗਾਂ ਵਾਲਾ । 2 ।

ਭਾਇ—ਪਿਆਰ ਵਿਚ । ਦੂਜੈ ਭਾਇ—ਪ੍ਰਭੂ ਤੋਂ ਬਿਨਾ ਹੋਰ ਦੇ ਪਿਆਰ ਵਿਚ । ਭਵਹਿ—ਭਟਕਦੇ ਹਨ । ਬਿਖੁ—ਜ਼ਹਰ, ਆਤਮਕ ਮੌਤ ਲਿਆਉਣ ਵਾਲੀ । 3 ।

ਹਰਿ ਰਸੁ—ਹਰਿ ਨਾਮ ਦਾ ਰਸ । ਗੁਰਿ ਪੂਰੈ—ਪੂਰੇ ਗੁਰੂ ਦੀ ਰਾਹੀਂ ।੪।

**ਅਰਥ** :—ਹੇ ਮੇਰੀ ਭੈਣੋ ! ਗੁਰੂ ਦੀ ਸਰਨ ਪੈ ਕੇ ਉਸ ਪਰਮਾਤਮਾ ਦਾ ਨਾਮ ਸੁਣਿਆ ਕਰੋ ਜੋ ਆਪ ਹੀ ਹਰੇਕ ਜੀਵ ਦੇ ਸਰੀਰ ਵਿਚ ਮੌਜੂਦ ਹੈ । (ਹੇ ਮੇਰੀ ਭੈਣੋ ! ) ਮੂੰਹ ਨਾਲ ਗੁਰੂ ਦੇ ਆਤਮਕ ਜੀਵਨ ਦੇਣ ਵਾਲੇ ਸ਼ਬਦ ਬੋਲਿਆ ਕਰੋ ।੧।ਰਹਾਉ।

(ਹੇ ਭੈਣੋ ! ) ਗੁਰੂ ਦੀ ਬਾਣੀ ਸੁਣ ਕੇ ਜਿਸ ਮਨੁੱਖ ਦੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਿਆਰਾ ਲੱਗਣ ਲੱਗ ਪੈਂਦਾ ਹੈ ਗੁਰਬਾਣੀ ਦੀ ਬਰਕਤਿ ਨਾਲ ਉਹ ਮਨੁੱਖ ਅਦਿਸ਼ਟ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ ।੧।

(ਹੇ ਭੈਣੋ ! ) ਪਰਮਾਤਮਾ ਦਾ ਰੂਪ ਤੇ ਵੱਡੇ ਭਾਗਾਂ ਵਾਲਾ ਸਤਿਗੁਰੂ ਮੈਨੂੰ ਭੀ ਮਿਲ ਪਿਆ ਹੈ (ਉਸ ਦੀ ਮੇਹਰ ਨਾਲ) ਮੇਰੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਵਾਸਤੇ ਪਿਆਰ ਪੈਦਾ ਹੋ ਗਿਆ ਹੈ ਪਰਮਾਤਮਾ ਵਾਸਤੇ ਬੜੀ ਲਗਨ ਪੈਦਾ ਹੋ ਗਈ ਹੈ ।੨।

(ਪਰ, ਹੇ ਭੈਣੋ ! ) ਬਦ-ਨਸੀਬ ਹਨ ਉਹ ਮਨੁੱਖ ਜਿਨ੍ਹਾਂ ਨੂੰ ਗੁਰੂ ਨਹੀਂ ਮਿਲਿਆ ਉਹ ਮਾਇਆ ਦੇ ਮੋਹ ਵਿਚ ਫਸ ਕੇ ਮਾਇਆ ਦੀ ਖ਼ਾਤਰ ਭਟਕਦੇ ਫਿਰਦੇ ਹਨ ਜੋ ਉਹਨਾਂ ਲਈ ਆਤਮਕ ਮੌਤ ਦਾ ਕਾਰਨ ਬਣਦੀ ਹੈ ।੩।

ਹੇ ਨਾਨਕ ! (ਜੀਵ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਨੇ ਆਪ ਹੀ ਜਿਸ ਮਨੁੱਖ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹਰਿ-ਨਾਮ-ਰਸ ਪਿਲਾ ਦਿੱਤਾ ਉਸ ਨੇ ਪੂਰੇ ਗੁਰੂ ਦੀ ਰਾਹੀਂ ਉਸ ਪਰਮਾਤਮਾ ਨੂੰ ਲੱਭ ਲਿਆ ।੪।੩।੫੫।

**ਆਸਾ ਮਹਲਾ ੪ ॥ ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ ਨਾਮੁ ਜਪੀ ਨਾਮੋ ਸੁਖ ਸਾਰੁ ॥੧॥ ਨਾਮੁ ਜਪਹੁ ਮੇਰੇ ਸਾਜਨ ਸੈਨਾ ॥ ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥ ਨਾਮ ਬਿਨਾ ਨਹੀ ਜੀਵਿਆ ਜਾਇ ॥ ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥ ਨਾਮ ਹੀਨ ਕਾਲਖ ਮੁਖਿ ਮਾਇਆ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥ ਵਡਾ ਵਡਾ ਹਰਿ ਭਾਗ ਕਰਿ ਪਾਇਆ ॥ ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥ {ਪੰਨਾ ੩੬੬}**

**ਪਦ ਅਰਥ** :—ਮਨਿ—ਮਨ ਵਿਚ । ਤਨਿ—ਤਨ ਵਿਚ, ਹਿਰਦੇ ਵਿਚ । ਆਧਾਰੁ—ਆਸਰਾ । ਜਪੀ—ਜਪੀਂ, ਮੈਂ ਜਪਦਾ ਹਾਂ । ਨਾਮੋ—ਨਾਮ ਹੀ । ਸੁਖ ਸਾਰੁ—ਸੁਖਾਂ ਦਾ ਤੱਤ ।੧।

ਸਾਜਨ ਸੈਨਾ—ਸੱਜਣੋਂ ਮਿੱਤਰੋ ! ਮੈ—ਮੈਨੂੰ । ਭਾਗਿ—ਕਿਸਮਤ ਨਾਲ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ ।੧।ਰਹਾਉ।

ਪਾਇ—ਮਿਲਦਾ ਹੈ ।੨।

ਮੁਖਿ—ਮੂੰਹ ਉਤੇ । ਧ੍ਰਿਗੁ—ਫਿਟਕਾਰ-ਜੋਗ ।੩।

ਭਾਗ ਕਰਿ—ਕਿਸਮਤਿ ਨਾਲ । ਗੁਰਮੁਖਿ—ਗੁਰੂ ਦੀ ਰਾਹੀਂ ।੪।

**ਅਰਥ** :—ਹੇ ਮੇਰੇ ਸੱਜਣੋਂ ! ਹੇ ਮੇਰੇ ਮਿੱਤਰੋ ! ਪਰਮਾਤਮਾ ਦਾ ਨਾਮ ਜਪਿਆ ਕਰੋ । ਪਰਮਾਤਮਾ ਦੇ ਨਾਮ ਤੋਂ ਬਿਨਾ ਮੈਨੂੰ (ਤਾਂ ਜ਼ਿੰਦਗੀ ਦਾ) ਹੋਰ ਕੋਈ (ਆਸਰਾ) ਨਹੀਂ ਦਿੱਸਦਾ । ਇਹ ਹਰਿ-ਨਾਮ ਵੱਡੀ ਕਿਸਮਤਿ ਨਾਲ ਗੁਰੂ ਦੀ ਰਾਹੀਂ ਹੀ ਮਿਲ ਸਕਦਾ ਹੈ ।੧।ਰਹਾਉ।

(ਹੇ ਮੇਰੇ ਸੱਜਣੋਂ ਮਿੱਤਰੋ ! ) ਪਰਮਾਤਮਾ ਦਾ ਪਿਆਰ ਤੇ ਪਰਮਾਤਮਾ ਦਾ ਨਾਮ (ਹੀ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਆਸਰਾ ਹੈ । ਮੈਂ (ਸਦਾ ਪ੍ਰਭੂ ਦਾ) ਨਾਮ ਜਪਦਾ ਰਹਿੰਦਾ ਹਾਂ, ਨਾਮ ਹੀ (ਮੇਰੇ ਵਾਸਤੇ ਸਾਰੇ) ਸੁਖਾਂ ਦਾ ਨਿਚੋੜ ਹੈ ।੧।

(ਹੇ ਮੇਰੇ ਮਿੱਤਰੋ ! ) ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਆਤਮਕ ਜੀਵਨ ਨਹੀਂ ਮਿਲ ਸਕਦਾ । ਇਹ ਹਰਿ-ਨਾਮ ਵੱਡੀ ਕਿਸਮਤਿ ਨਾਲ ਗੁਰੂ ਦੀ ਰਾਹੀਂ ਹੀ ਮਿਲਦਾ ਹੈ ।੨।

(ਹੇ ਮੇਰੇ ਮਿੱਤਰੋ ! ) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜੀਊਣਾ ਫਿਟਕਾਰ-ਜੋਗ ਹੈ । ਪਰਮਾਤਮਾ ਦੇ ਨਾਮ ਤੋਂ ਵਾਂਜੇ ਰਿਹਾ ਮਾਇਆ ਦੇ (ਮੋਹ ਦੇ) ਕਾਰਨ ਮੂੰਹ ਉਤੇ ਕਾਲਖ ਲੱਗਦੀ ਹੈ ।੩।

ਹੇ ਨਾਨਕ ! ਗੁਰੂ ਦੀ ਰਾਹੀਂ (ਜਿਸ ਮਨੁੱਖ ਨੂੰ ਪਰਮਾਤਮਾ) ਆਪਣੇ ਨਾਮ ਦੀ ਦਾਤਿ ਦਿਵਾਂਦਾ ਹੈ ਉਹ ਮਨੁੱਖ ਉਸ ਸਭ ਤੋਂ ਵੱਡੇ ਪਰਮਾਤਮਾ ਨੂੰ ਵੱਡੀ ਕਿਸਮਤਿ ਨਾਲ ਮਿਲ ਪੈਂਦਾ ਹੈ ।੪।੪।੫੬।

ਆਸਾ ਮਹਲਾ ੪ ॥ ਗੁਣ ਗਾਵਾ ਗੁਣ ਬੋਲੀ ਬਾਣੀ ॥ ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥੧॥ ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥ ਸਤਿ ਸਤਿ ਸਤਿ ਗੁਰਿ ਨਾਮੁ ਦਿੜਾਇਆ ਰਸਿ ਗਾਏ ਗੁਣ ਪਰਮਾਨੰਦਾ ॥੧॥ ਰਹਾਉ ॥ ਹਰਿ ਗੁਣ ਗਾਵੈ ਹਰਿ ਜਨ ਲੋਗਾ ॥ ਵਡੈ ਭਾਗਿ ਪਾਏ ਹਰਿ ਨਿਰਜੋਗਾ ॥੨॥ ਗੁਣ ਵਿਹੁਣ ਮਾਇਆ ਮਲੁ ਧਾਰੀ ॥ ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥੩॥ ਸਰੀਰਿ ਸਰੋਵਰਿ ਗੁਣ ਪਰਗਟਿ ਕੀਏ ॥ ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥੪॥੫॥੫੭॥ {ਪੰਨਾ ੩੬੭}

ਪਦ ਅਰਥ :-ਗਾਵਾ—ਗਾਵਾਂ, ਮੈਂ ਗਾਂਦਾ ਹਾਂ । ਬੋਲੀ—ਬੋਲੀਂ, ਮੈਂ ਉਚਾਰਦਾ ਹਾਂ । ਗੁਣ ਬਾਣੀ—ਸਿਫਤਿ-ਸਾਲਾਹ ਦੀ ਬਾਣੀ । ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ, ਗੁਰੂ ਦੇ ਦੱਸੇ ਰਾਹ ਤੇ ਤੁਰ ਕੇ । ਆਖਿ—ਆਖ ਕੇ, ਉਚਾਰ ਕੇ । ਵਖਾਣੀ—ਵਖਾਣੀਂ, ਮੈਂ ਬਿਆਨ ਕਰਦਾ ਹਾਂ ।੧।

ਮਨਿ—ਮਨ ਵਿਚ । ਸਤਿ ਸਤਿ ਸਤਿ ਨਾਮੁ—ਸਤਿਨਾਮੁ, ਸਤਿਨਾਮੁ, ਸਤਿਨਾਮੁ । ਗੁਰਿ—ਗੁਰੂ ਨੇ । ਰਸਿ—ਰਸ ਨਾਲ, ਪ੍ਰੇਮ ਨਾਲ । ਗੁਣ ਪਰਮਾਨੰਦਾ—ਸਭ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ ਪ੍ਰਭੂ ਦੇ ਗੁਣ ।੧।ਰਹਾਉ।

ਨਿਰਜੋਗ—ਨਿਰਲੇਪ ।੨।

ਧਾਰੀ—ਧਾਰਨ ਵਾਲਾ । ਜਨਮਿ ਮੁਏ—ਜੰਮਦੇ ਮਰਦੇ ਰਹਿੰਦੇ ਹਨ ।੩।

ਸਰੀਰਿ—ਸਰੀਰ ਵਿਚ । ਸਰੋਵਰਿ—ਸਰੋਵਰ ਵਿਚ । ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਨੇ । ਮਥਿ—ਰਿੜਕ ਕੇ, ਵਿਚਾਰ ਕੇ । ਤਤੁ—ਨਿਚੋੜ, ਅਸਲੀਅਤ ।੪।

ਅਰਥ :- (ਹੇ ਭਾਈ ! ) ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ । ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਤਿਨਾਮੁ ਸਤਿਨਾਮੁ ਸਤਿਨਾਮੁ ਪੱਕਾ ਕਰ ਦਿੱਤਾ, ਉਸ ਨੇ ਬੜੇ ਪ੍ਰੇਮ ਨਾਲ ਪਰਮਾਨੰਦ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ ।੧।ਰਹਾਉ।

(ਹੇ ਭਾਈ ! ) ਗੁਰੂ ਦੀ ਸਰਨ ਪੈ ਕੇ ਮੈਂ ਭੀ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹਾਂ, ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹਾਂ, ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਬਿਆਨ ਕਰਦਾ ਰਹਿੰਦਾ ਹਾਂ ।੧।

(ਗੁਰੂ ਦੀ ਸਰਨ ਪੈ ਕੇ ਹੀ) ਪਰਮਾਤਮਾ ਦਾ ਭਗਤ ਪਰਮਾਤਮਾ ਦੇ ਗੁਣ ਗਾਂਦਾ ਹੈ, ਤੇ ਵੱਡੀ ਕਿਸਮਤਿ ਨਾਲ ਉਸ ਨਿਰਲੇਪ ਪਰਮਾਤਮਾ ਨੂੰ ਮਿਲ ਪੈਂਦਾ ਹੈ ।੨।

(ਹੇ ਭਾਈ ! ) ਪਰਮਾਤਮਾ ਦੀ ਸਿਫਤਿ-ਸਾਲਾਹ ਤੋਂ ਵਾਂਜੇ ਹੋਏ ਮਨੁੱਖ ਮਾਇਆ ਦੇ ਮੋਹ ਦੀ ਮੈਲ (ਆਪਣੇ ਮਨ ਵਿਚ) ਟਿਕਾਈ ਰੱਖਦੇ ਹਨ । ਸਿਫਤਿ-ਸਾਲਾਹ ਤੋਂ ਬਿਨਾ ਅਹੰਕਾਰ ਵਿਚ ਮੱਤੇ ਹੋਏ ਜੀਵ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ।੩।

(ਹੇ ਭਾਈ ! ਮਨੁੱਖ ਦੇ) ਇਸ ਸਰੀਰ ਸਰੋਵਰ ਵਿਚ (ਪਰਮਾਤਮਾ ਦੇ ਗੁਣ ਗੁਰੂ ਨੇ ਹੀ) ਪਰਗਟ ਕੀਤੇ ਹਨ । ਹੇ ਨਾਨਕ ! (ਜਿਵੇਂ ਦੁੱਧ ਰਿੜਕ ਕੇ ਮੱਖਣ ਕੱਢੀਦਾ ਹੈ, ਤਿਵੇਂ) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਮੁੜ ਮੁੜ ਵਿਚਾਰ ਕੇ (ਜੀਵਨ ਦਾ) ਨਿਚੋੜ (ਉੱਚਾ ਸੁੱਚਾ ਜੀਵਨ) ਪ੍ਰਾਪਤ ਕਰ ਲੈਂਦਾ ਹੈ ।੪।੫।੫੭।

**ਆਸਾ ਮਹਲਾ ੪ ॥ ਨਾਮੁ ਸੁਣੀ ਨਾਮੋ ਮਨਿ ਭਾਵੈ ॥ ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥੧॥ ਨਾਮੁ ਜਪਹੁ ਗੁਰਮੁਖਿ ਪਰਗਾਸਾ ॥ ਨਾਮ ਬਿਨਾ ਮੈ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥੧॥ ਰਹਾਉ ॥ ਨਾਮੈ ਸੁਰਤਿ ਸੁਨੀ ਮਨਿ ਭਾਈ ॥ ਜੋ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥੨॥ ਨਾਮ ਹੀਣ ਗਏ ਮੂੜ ਨੰਗਾ ॥ ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥੩॥ ਆਪੇ ਥਾਪੇ ਥਾਪਿ ਉਥਾਪੇ ॥ ਨਾਨਕ ਨਾਮੁ ਦੇਵੈ ਹਰਿ ਆਪੇ ॥੪॥੬॥੫੮॥ {ਪੰਨਾ ੩੬੭}**

**ਪਦ ਅਰਥ :-**ਸੁਣੀ—ਸੁਣੀਂ, ਮੈਂ ਸੁਣਦਾ ਹਾਂ । ਨਾਮੋ—ਨਾਮ ਹੀ । ਮਨਿ—ਮਨ ਵਿਚ । ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ।੧।

ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਪਰਗਾਸਾ—ਚਾਨਣ । ਧਰ—ਆਸਰਾ । ਮੈ—ਮੈਨੂੰ । ਰਵਿਆ—ਸਿਮਰਿਆ । ਸਾਸ ਗਿਰਾਸਾ—ਸਾਹ ਤੇ ਗਿਰਾਹੀ ਨਾਲ ।੧।ਰਹਾਉ।

ਨਾਮੈ ਸੁਰਤਿ—ਨਾਮ ਦੀ ਹੀ ਸ਼੍ਰੇਣੀ । ਭਾਈ—ਪਿਆਰੀ ਲੱਗੀ । ਸਖਾਈ—ਸਾਥੀ ।੨।

ਮੂੜ—ਮੂਰਖ । ਨੰਗਾ—ਨੰਗੇ, ਕੰਗਾਲ । ਪਚਿ ਪਚਿ—ਸੜ ਸੜ ਕੇ, ਖੁਆਰ ਹੋ ਹੋ ਕੇ । ਮੁਏ—ਆਤਮਕ ਮੌਤੇ ਮਰੇ । ਬਿਖ—ਜ਼ਹਰ । ਦੇਖਿ—ਵੇਖ ਕੇ ।੩।

ਥਾਪੇ—ਸਾਜਦਾ ਹੈ । ਥਾਪਿ—ਸਾਜ ਕੇ । ਉਥਾਪੇ—ਨਾਸ ਕਰਦਾ ਹੈ । ਆਪੇ—ਆਪ ਹੀ ।੪।

**ਅਰਥ :-**(ਹੇ ਭਾਈ ! ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ (ਨਾਮ ਸਿਮਰਨ ਦੀ ਬਰਕਤਿ ਨਾਲ ਅੰਦਰ ਉਚੇ ਆਤਮਕ ਜੀਵਨ ਦਾ) ਚਾਨਣ ਹੋ ਜਾਇਗਾ । ਪਰਮਾਤਮਾ ਦੇ ਨਾਮ ਤੋਂ ਬਿਨਾ ਮੈਨੂੰ (ਤਾਂ ਆਤਮਕ ਜੀਵਨ ਵਾਸਤੇ) ਹੋਰ ਕੋਈ ਆਸਰਾ ਨਹੀਂ ਦਿੱਸਦਾ (ਇਸ ਵਾਸਤੇ) ਮੈਂ ਹਰੇਕ ਸਾਹ ਨਾਲ, ਹਰੇਕ ਗਿਰਾਹੀ ਨਾਲ ਪ੍ਰਭੂ ਦਾ ਨਾਮ ਸਿਮਰਦਾ ਰਹਿੰਦਾ ਹਾਂ ।੧।ਰਹਾਉ।

(ਹੇ ਭਾਈ ! ) ਮੈਂ (ਸਦਾ ਪਰਮਾਤਮਾ ਦਾ) ਨਾਮ ਸੁਣਦਾ ਰਹਿੰਦਾ ਹਾਂ, ਨਾਮ ਹੀ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ । ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਵੱਡੀ ਕਿਸਮਤਿ ਨਾਲ ਇਹ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ ।੧।

(ਹੇ ਭਾਈ ! ) ਜਦੋਂ ਤੋਂ ਮੈਂ ਹਰਿ-ਨਾਮ ਦੀ ਸ਼੍ਰੇਣੀ ਸੁਣੀ ਹੈ (ਤਦੋਂ ਤੋਂ ਮੇਰੇ) ਮਨ ਵਿਚ ਪਿਆਰੀ ਲੱਗ ਰਹੀ ਹੈ । ਉਹੀ ਮਨੁੱਖ ਮੇਰਾ ਮਿੱਤਰ ਹੈ, ਮੇਰਾ ਸਾਥੀ ਹੈ ਜੇਹੜਾ ਮੈਨੂੰ ਪਰਮਾਤਮਾ ਦਾ ਨਾਮ ਸੁਣਾਂਦਾ ਹੈ ।੨।

(ਹੇ ਭਾਈ ! ) ਪਰਮਾਤਮਾ ਦੇ ਨਾਮ ਤੋਂ ਵਾਂਜੇ ਹੋਏ ਮੂਰਖ ਮਨੁੱਖ (ਇਥੋਂ) ਖ਼ਾਲੀ ਹੱਥ ਚਲੇ ਜਾਂਦੇ ਹਨ, (ਜਿਵੇਂ) ਪਤੰਗ (ਬਲਦੇ ਦੀਵੇ ਨੂੰ) ਵੇਖ ਕੇ (ਸੜ ਮਰਦਾ ਹੈ, ਤਿਵੇਂ ਨਾਮ-ਹੀਨ ਮਨੁੱਖ ਆਤਮਕ ਮੌਤ ਲਿਆਉਣ ਵਾਲੀ ਮਾਇਆ ਦੇ) ਜ਼ਹਰ ਵਿਚ ਖੁਆਰ ਹੋ ਹੋ ਕੇ ਆਤਮਕ ਮੌਤੇ ਮਰਦੇ ਹਨ ।੩।

(ਪਰ), ਹੇ ਨਾਨਕ ! (ਜੀਵਾਂ ਦੇ ਭੀ ਕੀਹ ਵੱਸ ?) ਜੇਹੜਾ ਪਰਮਾਤਮਾ ਆਪ ਹੀ ਜਗਤ-ਰਚਨਾ ਰਚਦਾ ਹੈ ਜੇਹੜਾ ਆਪ ਹੀ ਰਚ ਕੇ ਨਾਸ ਭੀ ਕਰਦਾ ਹੈ ਉਹ ਪਰਮਾਤਮਾ ਆਪ ਹੀ ਹਰਿ-ਨਾਮ ਦੀ ਦਾਤਿ ਦੇਂਦਾ ਹੈ ।੪।੬।੫੮।

**ਆਸਾ ਮਹਲਾ ੪ ॥ ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥ ਫਲ ਲਾਗੇ ਹਰਿ ਰਸਕ ਰਸਾਈ ॥੧॥ ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥ ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮ ਕੰਕਰ ਭੁਇਅੰਗਾ ॥੧॥ ਰਹਾਉ ॥ ਹਰਿ ਹਰਿ ਗੁਰ ਮਹਿ ਭਗਤਿ ਰਖਾਈ ॥ ਗੁਰ ਤੁਠਾ ਸਿਖ ਦੇਵੈ ਮੇਰੇ ਭਾਈ ॥੨॥ ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥**

ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥੩॥ ਜੇ ਵਡਭਾਗ ਹੋਵਹਿ ਵਡ ਉਚੇ ॥ ਨਾਨਕ ਨਾਮੁ ਜਪਹਿ ਸਚਿ ਸੂਚੇ  
॥੪॥੧॥੫੯॥ {ਪੰਨਾ ੩੬੭}

ਪਦ ਅਰਥ :—ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ । ਵਧਾਈ—ਪਾਲ ਕੇ ਵੱਡੀ ਕੀਤੀ । ਹਰਿ ਰਸਕ—  
ਹਰਿ-ਨਾਮ ਦੇ ਰਸੀਏ । ਰਸਾਈ—ਰਸ ਦੇਣ ਵਾਲੇ, ਸੁਆਦਲੇ । ੧।

ਹਰਿ ਅਨਤ ਤਰੰਗਾ—ਬੇਅੰਤ ਲਹਰਾਂ ਦਾ ਮਾਲਕ ਹਰੀ । ਅਨਤ—ਅਨੰਤ, ਬਿਅੰਤ । ਤਰੰਗ—ਲਹਰਾਂ । ਸਾਲਾਹੀ—  
ਸਿਫਤਿ-ਸਾਲਾਹ ਕਰ । ਕਾਲੁ—ਮੌਤ, ਆਤਮਕ ਮੌਤ, ਮੌਤ ਦਾ ਡਰ । ਜਮ ਕੰਕਰ—{ਕਿੰਕਰ—ਨੌਕਰ} ਜਮਦੂਤ ।  
ਭੁਇਅੰਗਾ—ਸੱਪ । ੧। ਰਹਾਉ ।

ਮਹਿ—ਵਿਚ । ਤੁਠਾ—ਪ੍ਰਸੰਨ । ਸਿਖ—ਸਿੱਖ ਨੂੰ, ਸਿਖਾਂ ਨੂੰ । ਭਾਈ—ਹੇ ਭਾਈ ! । ੨।

ਬਿਧਿ—ਤਰੀਕਾ । ਕੁੰਚਰੁ—ਹਾਥੀ । ਨਾਈ—ਨ੍ਹਾ ਕੇ । ਸਿਰਿ—ਸਿਰ ਉਤੇ । ੩।

ਹੋਵਹਿ—ਹੋ ਜਾਣ । ਜਪਹਿ—ਜਪਦੇ ਹਨ । ਸਚਿ—ਸਦਾ-ਬਿਰ ਪ੍ਰਭੂ ਵਿਚ (ਜੁੜ ਕੇ) । ਸੂਚੇ—ਪਵਿਤ੍ਰ । ੪।

**ਅਰਥ**—(ਹੇ ਭਾਈ ! ਜਗਤ ਦੇ ਅਨੇਕਾਂ ਜੀਆ-ਜੰਤ-ਰੂਪ) ਬੇਅੰਤ ਲਹਰਾਂ ਦੇ ਮਾਲਕ ਪਰਮਾਤਮਾ ਦਾ ਨਾਮ ਸਿਮਰ ।  
ਗੁਰੂ ਦੀ ਮਤਿ ਲੈ ਕੇ ਮੁੜ ਮੁੜ ਹਰਿ-ਨਾਮ ਸਿਮਰ ਤੇ ਸਿਫਤਿ-ਸਾਲਾਹ ਕਰਦਾ ਰਹੁ । (ਜਿਸ ਮਨੁੱਖ ਨੇ ਨਾਮ  
ਜਪਿਆ, ਜਿਸ ਨੇ ਸਿਫਤਿ-ਸਾਲਾਹ ਕੀਤੀ ਉਸ ਨੇ ਮਨ-) ਸੱਪ ਨੂੰ ਮਾਰ ਲਿਆ, ਉਸ ਨੇ ਮੌਤ ਦੇ ਡਰ ਨੂੰ ਮੁਕਾ  
ਲਿਆ, ਉਸ ਨੇ ਜਮਦੂਤਾਂ ਨੂੰ ਮਾਰ ਲਿਆ । ਜਮਦੂਤ ਉਸ ਦੇ ਨੇੜੇ ਨਹੀਂ ਢੁਕਦੇ । ੧। ਰਹਾਉ ।

(ਹੇ ਭਾਈ ! ਪਰਮਾਤਮਾ ਦਾ ਨਾਮ, ਮਾਨੋ, ਵੇਲ ਹੈ) ਗੁਰੂ ਦੀ ਸਰਨ ਪੈਣ ਵਾਲੇ ਮਨੁੱਖਾਂ ਨੇ ਇਸ ਹਰਿ-ਨਾਮ-ਵੇਲ ਨੂੰ  
(ਸਿਮਰਨ ਦਾ ਜਲ ਸਿੰਜ ਸਿੰਜ ਕੇ ਆਪਣੇ ਅੰਦਰ) ਵਡੀ ਕਰ ਲਿਆ ਹੈ, (ਉਹਨਾਂ ਦੇ ਅੰਦਰ ਉਹਨਾਂ ਦੇ ਆਤਮਕ  
ਜੀਵਨ ਵਿਚ ਇਸ ਵੇਲ ਨੂੰ) ਰਸ ਦੇਣ ਵੇਲੇ ਸੁਆਦਲੇ (ਆਤਮਕ ਗੁਣਾਂ ਦੇ) ਫਲ ਲੱਗਦੇ ਹਨ । ੧।

ਹੇ ਮੇਰੇ ਭਾਈ ! ਪਰਮਾਤਮਾ ਨੇ (ਆਪਣੀ) ਭਗਤੀ ਗੁਰੂ ਵਿਚ ਟਿਕਾ ਰੱਖੀ ਹੈ, ਤੇ ਗੁਰੂ ਪ੍ਰਸੰਨ ਹੋ ਕੇ (ਭਗਤੀ ਦੀ ਇਹ  
ਦਾਤਿ) ਸਿੱਖ ਨੂੰ ਦੇਂਦਾ ਹੈ । ੨।

(ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ ਤੇ ਆਪਣੀ) ਹਉਮੈ ਵਿਚ ਹੀ (ਆਪਣੇ ਵਲੋਂ ਧਾਰਮਿਕ) ਕੰਮ (ਭੀ  
ਕਰਦਾ ਹੈ, ਉਹ ਪਰਮਾਤਮਾ ਦੀ) ਭਗਤੀ ਦੀ ਰਤਾ ਭੀ ਸਾਰ ਨਹੀਂ ਜਾਣਦਾ (ਹਉਮੈ ਦੇ ਆਸਰੇ ਕੀਤੇ ਹੋਏ ਉਸ ਦੇ  
ਧਾਰਮਿਕ ਕੰਮ ਇਉਂ ਹਨ) ਜਿਵੇਂ ਹਾਥੀ ਨ੍ਹਾ ਕੇ ਆਪਣੇ ਸਿਰ ਤੇ ਮਿੱਟੀ ਪਾ ਲੈਂਦਾ ਹੈ । ੩।

ਹੇ ਨਾਨਕ ! ਜੇ ਵੱਡੇ ਭਾਗ ਹੋਣ, ਜੇ ਬੜੇ ਉਚੇ ਭਾਗ ਹੋਣ ਤਾਂ ਮਨੁੱਖ (ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ) ਨਾਮ  
ਜਪਦੇ ਹਨ (ਇਸ ਤਰ੍ਹਾਂ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜ ਕੇ ਉਹ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ  
ਹਨ । ੪। ੧। ੫੯।

ਆਸਾ ਮਹਲਾ ੪ ॥ ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥ ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥੧॥ ਨਾਮੁ  
ਜਪਹੁ ਮੇਰੇ ਗੁਰਸਿਖ ਮੀਤਾ ॥ ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥੧॥ ਰਹਾਉ ॥ ਨਾਮੋ  
ਨਾਮੁ ਸੁਣੀ ਮਨੁ ਸਰਸਾ ॥ ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥ ਨਾਮ ਬਿਨਾ ਕੁਸਟੀ ਮੋਹ ਅੰਧਾ ॥ ਸਭ ਨਿਹਫਲ  
ਕਰਮ ਕੀਏ ਦੁਖੁ ਧੰਧਾ ॥੩॥ ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥ ਨਾਨਕ ਗੁਰਮਤਿ ਨਾਮਿ ਲਿਵ ਲਾਗੀ  
॥੪॥੮॥੬੦॥ {ਪੰਨਾ ੩੬੭}

ਪਦ ਅਰਥ :—ਮਨਿ—ਮਨ ਵਿਚ । ਨਾਮਿ ਸੁਨਿਐ—ਜੇ ਹਰਿ-ਨਾਮ ਸੁਣਦੇ ਰਹੀਏ । ਤ੍ਰਿਪਤੈ—ਰਜ ਜਾਂਦਾ ਹੈ ।  
ਭਾਈ—ਹੇ ਵੀਰ ! । ੧।

ਨਾਮੇ—ਨਾਮ ਵਿਚ ਹੀ । ਮਨਿ—ਮਨ ਵਿਚ ।੧।ਰਹਾਉ।

ਨਾਮੋ ਨਾਮੁ—ਨਾਮ ਹੀ ਨਾਮ । ਸੁਣੀ—ਸੁਣ ਸੁਣ ਕੇ । ਸਰਸਾ—{ਸ-ਰਸ} ਹਰਾ, ਜੀਵਨ-ਰਸ ਵਾਲਾ । ਲਾਹਾ—ਲਾਭ । ਬਿਗਸਾ—ਖਿੜ ਪੈਂਦਾ ਹੈ ।੨।

ਕੁਸਟੀ—ਕੋਹੜਾ । ਨਿਹਫਲ—ਵਿਅਰਥ । ਧੰਧਾ—ਮਾਇਆ ਦਾ ਜੰਜਾਲ ।੩।

ਜਸੁ—ਸਿਫਤਿ-ਸਾਲਾਹ । ਨਾਮਿ—ਨਾਮ ਵਿਚ । ਲਿਵ—ਲਗਨ ।੪।

**ਅਰਥ :**—ਹੇ ਮੇਰੇ ਗੁਰੂ ਦੇ ਸਿੱਖੋ ! ਹੇ ਮੇਰੇ ਮਿੱਤਰੋ ! (ਸਦਾ ਪਰਮਾਤਮਾ ਦਾ) ਨਾਮ ਜਪਦੇ ਰਹੋ, ਨਾਮ ਜਪਦੇ ਰਹੋ । ਨਾਮ ਵਿਚ ਜੁੜ ਕੇ ਆਤਮਕ ਆਨੰਦ ਮਾਣੋ, ਗੁਰੂ ਦੀ ਮਤਿ ਦੀ ਰਾਹੀਂ ਪਰਮਾਤਮਾ ਦੇ ਨਾਮ ਨੂੰ ਆਪਣੇ ਮਨ ਵਿਚ, ਆਪਣੇ ਚਿਤ ਵਿਚ ਟਿਕਾਈ ਰੱਖੋ ।੧।ਰਹਾਉ ।

ਹੇ ਮੇਰੇ ਵੀਰ ! (ਮੇਰੇ) ਮਨ ਵਿਚ ਸਦਾ ਪਰਮਾਤਮਾ ਦੀ ਭੁੱਖ ਲੱਗੀ ਰਹਿੰਦੀ ਹੈ (ਇਸ ਭੁੱਖ ਦੀ ਬਰਕਤਿ ਨਾਲ ਮਾਇਆ ਦੀ ਭੁੱਖ ਨਹੀਂ ਲੱਗਦੀ, ਕਿਉਂਕਿ) ਜੇ ਪਰਮਾਤਮਾ ਦਾ ਨਾਮ ਸੁਣਦੇ ਰਹੀਏ ਤਾਂ ਮਨ (ਮਾਇਆ ਵਲੋਂ) ਰੱਜਿਆ ਰਹਿੰਦਾ ਹੈ ।੧।

(ਹੇ ਮੇਰੇ ਵੀਰ ! ) ਸਦਾ ਪਰਮਾਤਮਾ ਦਾ ਨਾਮ ਹੀ ਨਾਮ ਸੁਣ ਕੇ ਮਨ (ਪ੍ਰੇਮ ਦਇਆ ਆਦਿਕ ਗੁਣਾਂ ਨਾਲ) ਹਰਾ ਹੋਇਆ ਰਹਿੰਦਾ ਹੈ । ਗੁਰੂ ਦੀ ਮਤਿ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਖੱਟ ਖੱਟ ਕੇ ਮਨ ਖੁਸ਼ ਟਿਕਿਆ ਰਹਿੰਦਾ ਹੈ ।੨।

(ਜਿਵੇਂ ਕੋਈ ਕੋਹੜਾ, ਕੋਹੜ ਦੇ ਦਰਦਾਂ ਨਾਲ ਵਿਲਕਦਾ ਹੈ, ਤਿਵੇਂ) ਪਰਮਾਤਮਾ ਦੇ ਨਾਮ ਤੋਂ ਵਿੱਛੁੜਿਆ ਹੋਇਆ ਮਨੁੱਖ ਆਤਮਕ ਰੋਗਾਂ ਨਾਲ ਗ੍ਰਸਿਆ ਹੋਇਆ ਦੁਖੀ ਹੁੰਦਾ ਰਹਿੰਦਾ ਹੈ, ਮਾਇਆ ਦਾ ਮੋਹ ਉਸ ਨੂੰ (ਸਹੀ ਜੀਵਨ-ਜੁਗਤ ਵਲੋਂ) ਅੰਨ੍ਹਾ ਕਰੀ ਰੱਖਦਾ ਹੈ । ਹੋਰ ਜਿਤਨੇ ਭੀ ਕੰਮ ਉਹ ਕਰਦਾ ਹੈ, ਸਭ ਵਿਅਰਥ ਜਾਂਦੇ ਹਨ, ਉਹ ਕੰਮ ਉਸ ਨੂੰ (ਆਤਮਕ) ਦੁੱਖ ਹੀ ਦੇਂਦੇ ਹਨ, ਉਸ ਲਈ ਮਾਇਆ ਦਾ ਜਾਲ ਹੀ ਬਣੇ ਰਹਿੰਦੇ ਹਨ ।੩।

ਹੇ ਨਾਨਕ ! ਵੱਡੇ ਭਾਗਾਂ ਵਾਲਾ ਹੈ ਉਹ ਮਨੁੱਖ ਜੇਹੜਾ (ਗੁਰੂ ਦੀ ਮਤਿ ਲੈ ਕੇ) ਸਦਾ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦਾ ਹੈ । ਗੁਰੂ ਦੀ ਮਤਿ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਲਗਨ ਬਣੀ ਰਹਿੰਦੀ ਹੈ ।੪।੮।੬੦।

ੴਸਤਿਗੁਰ ਪ੍ਰਸਾਦਿ ॥ ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥ ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥ ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥੧॥ ਜੋਗੀ ਹਰਿ ਦੇਹੁ ਮਤੀ ਉਪਦੇਸੁ ॥ ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥ ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥ ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥ ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥ ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥੩॥ ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥ ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥੪॥੯॥੬੧॥ {ਪੰਨਾ ੩੬੮}

**ਪਦ ਅਰਥ :**—ਘਰੁ ੬ ਕੇ ੩—ਘਰ ਛੇਵੇਂ ਦੇ ਤਿੰਨ ਸ਼ਬਦ (ਨੰ: ੯, ੧੦ ਅਤੇ ੧੧) ।

ਹਥਿ—ਹੱਥ ਵਿਚ । ਕਰਿ—ਕਰ ਕੇ, (ਕਿੰਗੁਰੀ) ਫੜ ਕੇ । ਤੰਤੁ—ਤਾਰ । ਥੋਥਰ—ਖਾਲੀ, ਵਿਅਰਥ, ਬੇ-ਅਸਰ । ਬੇਨ—ਬੀਣਾ, ਕਿੰਗੁਰੀ । ਜੋਗੀ—ਹੇ ਜੋਗੀ ! ਰੰਗਿ—ਰੰਗ ਵਿਚ । ਭੇਨ—ਭਿੱਜ ਜਾਏ ।੧।

ਮਤੀ—ਮਤਿ, ਅਕਲ । ਏਕੋ—ਇੱਕ ਹੀ, ਆਪ ਹੀ । ਵਰਤੈ—ਮੌਜੂਦ ਰਹਿੰਦਾ ਹੈ । ਹਮ—ਸਾਡੀ । ਆਦੇਸੁ—ਨਮਸਕਾਰ ।੧।ਰਹਾਉ।

ਗਾਵਹਿ—ਗਾਂਦੇ ਹਨ । ਭਾਤਿ ਬਹੁ—ਕਈ ਤਰੀਕਿਆਂ ਨਾਲ । ਖੇਲ—ਖੇਡਾਂ । ਜੋਵਹਿ—ਜੋਦੇ ਹਨ । ਕੂਪ—ਖੂਹ ।  
ਸਿੰਚਨ ਕਉ—ਸਿੰਜਣ ਵਾਸਤੇ । ਬਸੁਧਾ—ਧਰਤੀ । ਉਠਿ—ਉੱਠ ਕੇ ।੨।

ਕਾਇਆ—ਸਰੀਰ । ਕਰਮ ਹਰਿ—ਹਰਿ-ਨਾਮ-ਸਿਮਰਨ ਦੇ ਕੰਮ । ਬੋਵਹੁ—ਬੀਜੋ । ਜਾਮੈ—ਜੰਮਦਾ ਹੈ, ਉੱਗਦਾ  
ਹੈ । ਅਸਥਿਰੁ—ਅਡੋਲ, ਟਿਕਿਆ ਹੋਇਆ । ਜੇਤੁ—ਜਿਤੁ, ਜਿਸ ਮਨ-ਬੈਲ ਦੀ ਰਾਹੀਂ ।੩।

ਜੰਗਮ—ਜੋਗੀਆਂ ਦਾ ਇਕ ਫਿਰਕਾ । ਇਹ ਕੰਨਾਂ ਵਿਚ ਪਿੱਤਲ ਦੇ ਫੁੱਲ ਪਾਂਦੇ ਹਨ । ਸਿਰ ਉਤੇ ਮੋਰ ਦੇ ਖੰਭ ਟੁੰਗਦੇ  
ਹਨ ਤੇ ਸੱਪ ਦੀ ਸ਼ਕਲ ਦੀ ਕਾਲੀ ਰੱਸੀ ਲਪੇਟ ਰੱਖਦੇ ਹਨ । ਤਿਤੁ—ਉਸ ਪਾਸੇ । ਚੇਲ—ਚੱਲਦੀ ਹੈ । ਪੇਲ—ਪੇਲਿ,  
ਪ੍ਰੇਰ ਕੇ ।੪।

**ਅਰਥ :**—ਹੇ ਜੋਗੀ ! ਤੁਸੀ (ਆਪਣੇ ਮਨ ਨੂੰ) ਹਰਿ-ਨਾਮ ਸਿਮਰਨ ਦੀ ਅਕਲ ਸਿੱਖਿਆ ਦਿਆ ਕਰੋ । ਉਹ  
ਪਰਮਾਤਮਾ ਹਰੇਕ ਜੁਗ ਵਿਚ ਆਪ ਹੀ ਆਪ ਸਭ ਕੁਝ ਕਰਦਾ ਰਹਿੰਦਾ ਹੈ । ਮੈਂ ਤਾਂ ਉਸ ਪਰਮਾਤਮਾ ਅੱਗੇ ਹੀ ਸਦਾ  
ਸਿਰ ਨਿਵਾਂਦਾ ਹਾਂ ।੧। ਰਹਾਉ।

ਜੋਗੀ (ਕਿੰਗੁਰੀ) ਹੱਥ ਵਿਚ ਫੜ ਕੇ ਤਾਰ ਵਜਾਂਦਾ ਹੈ, ਪਰ ਉਸ ਦੀ ਕਿੰਗੁਰੀ ਬੇਅਸਰ ਹੀ ਵੱਜਦੀ ਹੈ (ਕਿਉਂਕਿ ਮਨ  
ਹਰਿ-ਨਾਮ ਤੋਂ ਸੁੰਵਾ ਟਿਕਿਆ ਰਹਿੰਦਾ ਹੈ) । ਹੇ ਜੋਗੀ ! ਗੁਰੂ ਦੀ ਸਿੱਖਿਆ ਲੈ ਕੇ ਪਰਮਾਤਮਾ ਦੇ ਗੁਣਾਂ ਦਾ ਉਚਾਰਨ  
ਕਰਦਾ ਰਿਹਾ ਕਰ (ਇਸ ਤਰ੍ਹਾਂ) ਇਹ (ਅਮੋੜ) ਮਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਭਿੱਜਿਆ ਰਹਿੰਦਾ ਹੈ ।੧।

ਜੋਗੀ ਲੋਕ ਰਾਗ ਗਾਂਦੇ ਹਨ, ਹੋਰ ਭੀ ਕਈ ਕਿਸਮ ਦੇ ਬੋਲ ਬੋਲਦੇ ਹਨ, ਪਰ ਉਹਨਾਂ ਦਾ ਇਹ ਅਮੋੜ ਮਨ ਹੋਰ ਖੇਡਾਂ  
ਹੀ ਖੇਡਦਾ ਰਹਿੰਦਾ ਹੈ (ਕਿੰਗੁਰੀ ਆਦਿਕ ਦਾ ਮਨ ਤੇ ਅਸਰ ਨਹੀਂ ਪੈਂਦਾ, ਉਹਨਾਂ ਦੀ ਹਾਲਤ ਇਉਂ ਹੀ ਹੁੰਦੀ ਹੈ,  
ਜਿਵੇਂ ਕਿਸਾਨ) ਪੈਲੀ ਸਿੰਜਣ ਵਾਸਤੇ ਖੂਹ ਜੋਦੇ ਹਨ, ਪਰ ਉਹਨਾਂ ਦੇ (ਆਪਣੇ) ਬੈਲ (ਹੀ) ਉੱਠ ਕੇ ਵੇਲਾਂ ਆਦਿਕ ਖਾ  
ਜਾਂਦੇ ਹਨ ।੨।

(ਹੇ ਜੋਗੀ ! ) ਇਸ ਸਰੀਰ-ਨਗਰ ਵਿਚ ਹਰਿ-ਨਾਮ ਸਿਮਰਨ ਦੇ ਕਰਮ ਬੀਜੋ; (ਜੇਹੜਾ ਮਨੁੱਖ ਆਪਣੇ ਹਿਰਦੇ-ਖੇਤ  
ਵਿਚ ਹਰਿ-ਨਾਮ ਬੀਜ ਬੀਜਦਾ ਹੈ, ਉਸ ਦੇ ਅੰਦਰ) ਹਰਿ-ਨਾਮ ਦਾ ਸੋਹਣਾ ਹਰਾ ਖੇਤ ਉੱਗ ਪੈਂਦਾ ਹੈ । (ਹੇ ਜੋਗੀ !  
ਸਿਮਰਨ ਦੀ ਬਰਕਤਿ ਨਾਲ) ਇਸ ਮਨ ਨੂੰ ਡੋਲਣ ਤੋਂ ਰੋਕੋ, ਇਸ ਟਿਕੇ ਹੋਏ ਮਨ-ਬੈਲ ਨੂੰ ਜੋਵੋ, ਜਿਸ ਨਾਲ ਗੁਰੂ ਦੀ  
ਮਤਿ ਦੀ ਰਾਹੀਂ (ਆਪਣੇ ਅੰਦਰ) ਹਰਿ-ਨਾਮ ਜਲ ਸਿੰਜੋ ।੩।

(ਪਰ, ਹੇ ਪ੍ਰਭੂ ! ਜੀਵਾਂ ਦੇ ਕੀਹ ਵੱਸ ?) ਜੋਗੀ, ਜੰਗਮ ਆਦਿਕ ਇਹ ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ, ਆਪ  
ਜੇਹੜੀ ਮਤਿ ਇਸ ਸ੍ਰਿਸ਼ਟੀ ਨੂੰ ਦੇਂਦਾ ਹੈ ਉਧਰ ਹੀ ਇਹ ਤੁਰਦੀ ਹੈ ।

ਦਾਸ ਨਾਨਕ ਦੇ ਹੇ ਅੰਤਰਜਾਮੀ ਪ੍ਰਭੂ ! ਸਾਡੇ ਮਨ ਨੂੰ ਪ੍ਰੇਰ ਕੇ ਤੂੰ ਆਪ ਹੀ ਆਪਣੇ ਚਰਨਾਂ ਵਿਚ ਜੋੜ ।੪।੯।੬੧।

ਆਸਾ ਮਹਲਾ ੪ ॥ ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥ ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ  
ਲਗੁ ਸਮਾਰਉ ਨਾਮੁ ॥੧॥ ਮੇਰੈ ਮਨਿ ਐਸੀ ਭਗਤਿ ਬਨਿ ਆਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ  
ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥ ਕਬ ਕੋਉ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥ ਮੇਲਤ  
ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥ ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ  
ਪਸਾਰੈ ॥ ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮਾਰੈ ॥੩॥ ਕਬ ਕੋਉ ਲੋਗਨ ਕਉ  
ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ  
॥੪॥੧੦॥੬੨॥ {ਪੰਨਾ ੩੬੮}

ਪਦ ਅਰਥ :—ਕਬ—ਕਦੋਂ, ਕਿਉਂ ? ਕੋ—ਕੋਈ । ਭਾਲੈ—ਲੱਭੇ । ਆਵਤ ਜਾਤ—ਆਉਂਦਿਆਂ ਜਾਂਦਿਆਂ । ਬਾਰ—ਚਿਰ । ਖਿਨੁ—ਘੜੀ ਪਲ । ਹਉ—ਮੈਂ । ਤਬ ਲਗੁ—ਉਤਨਾ ਚਿਰ । ਸਮਾਰਉ—ਮੈਂ ਸੰਭਾਲਦਾ ਹਾਂ, ਮੈਂ ਯਾਦ ਕਰਦਾ ਹਾਂ । ੧।

ਮਨਿ—ਮਨ ਵਿਚ । ਮੀਨੁ—ਮੱਛ, ਮੱਛੀ । ੧। ਰਹਾਉ ।

ਪੰਚ—ਪੰਜ ਤਾਰਾਂ । ਸਤ—ਸੱਤ ਸੁਰਾਂ । ਚਸਾ—ਬੋੜਾ ਕੁ ਸਮਾ । ੨।

ਪਾਵ—{ਲਫਜ਼ ‘ਪਾਉ’ ਤੋਂ ਬਹੁ-ਵਚਨ} ਪੈਰ । ਪਸਾਰੈ—ਖਿਲਾਰੇ । ਬਿਲਮੁ—ਦੇਰ । ਸਮ੍ਹਾਰੈ—ਸੰਭਾਲਦਾ ਹੈ । ੧।

ਕਉ—ਨੂੰ । ਪਤੀਆਵੈ—ਯਕੀਨ ਦਿਵਾਏ । ਲੋਕਿ ਪਤੀਣੈ—ਜੇ ਜਗਤ ਪਤੀਜ ਭੀ ਜਾਏ । ਪਤਿ—ਇੱਜਤ । ਜੈ ਜੈ—ਆਦਰ-ਸਤਕਾਰ । ਸਭੁ ਕੋਇ—ਹਰੇਕ ਜੀਵ । ੪।

ਅਰਥ :—ਕਿਉਂ ਕੋਈ ਤਾਲ ਦੇਣ ਵਾਸਤੇ ਘੁੰਘਰੂ ਲੱਭਦਾ ਫਿਰੇ ? (ਭਾਵ, ਮੈਨੂੰ ਘੁੰਘਰੂਆਂ ਦੀ ਲੋੜ ਨਹੀਂ), ਕਿਉਂ ਕੋਈ ਰਬਾਬ (ਆਦਿਕ ਸਾਜ) ਵਜਾਂਦਾ ਫਿਰੇ ? (ਇਹ ਘੁੰਘਰੂ ਰਬਾਬ ਆਦਿਕ ਲਿਆਉਣ ਵਾਸਤੇ) ਆਉਂਦਿਆਂ ਜਾਂਦਿਆਂ ਕੁਝ ਨ ਕੁਝ ਸਮਾ ਲੱਗਦਾ ਹੈ । ਪਰ ਮੈਂ ਤਾਂ ਉਤਨਾ ਸਮਾ ਭੀ ਪਰਮਾਤਮਾ ਦਾ ਨਾਮ ਹੀ ਯਾਦ ਕਰਾਂਗਾ । ੧।

(ਹੇ ਭਾਈ ! ) ਮੇਰੇ ਮਨ ਵਿਚ ਪਰਮਾਤਮਾ ਦੀ ਭਗਤੀ ਇਹੋ ਜਿਹੀ ਬਣੀ ਪਈ ਹੈ ਕਿ ਮੈਂ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਘੜੀ ਪਲ ਭੀ ਰਹਿ ਨਹੀਂ ਸਕਦਾ (ਮੈਨੂੰ ਯਾਦ ਤੋਂ ਬਿਨਾ ਆਤਮਕ ਮੌਤ ਜਾਪਣ ਲੱਗ ਪੈਂਦੀ ਹੈ) ਜਿਵੇਂ ਪਾਣੀ ਤੋਂ ਵਿਛੁੜ ਕੇ ਮੱਛੀ ਮਰ ਜਾਂਦੀ ਹੈ । ੧। ਰਹਾਉ ।

(ਹੇ ਭਾਈ ! ) ਗਾਣ ਵਾਸਤੇ ਕਿਉਂ ਕੋਈ ਪੰਜ ਤਾਰਾਂ ਤੇ ਸੱਤ ਸੁਰਾਂ ਮਿਲਾਂਦਾ ਫਿਰੇ ? ਕਿਉਂ ਕੋਈ ਰਾਗ ਦੀ ਸੁਰ ਚੁੱਕਦਾ ਫਿਰੇ ? ਇਹ ਤਾਰਾਂ ਸੁਰਾਂ ਮਿਲਾਂਦਿਆਂ ਤੇ ਸੁਰ ਚੁੱਕਦਿਆਂ ਕੁਝ ਨ ਕੁਝ ਸਮਾ ਜ਼ਰੂਰ ਲੱਗਦਾ ਹੈ । ਮੇਰਾ ਮਨ ਤਾਂ ਉਤਨਾ ਸਮਾ ਭੀ ਪਰਮਾਤਮਾ ਦੇ ਗੁਣ ਗਾਂਦਾ ਰਹੇਗਾ । ੨।

(ਹੇ ਭਾਈ ! ) ਕਿਉਂ ਕੋਈ ਨੱਚਦਾ ਫਿਰੇ ? (ਨੱਚਣ ਵਾਸਤੇ) ਕਿਉਂ ਕੋਈ ਪੈਰ ਖਿਲਾਰੇ ? ਕਿਉਂ ਕੋਈ ਹੱਥ ਖਿਲਾਰੇ ? ਇਹਨਾਂ ਹੱਥਾਂ ਪੈਰਾਂ ਨੂੰ ਖਿਲਾਰਦਿਆਂ ਭੀ ਬੋੜਾ-ਬਹੁਤ ਸਮਾ ਲੱਗਦਾ ਹੀ ਹੈ । ਮੇਰਾ ਮਨ ਤਾਂ ਉਤਨਾ ਸਮਾ ਭੀ ਪਰਮਾਤਮਾ ਨੂੰ ਹਿਰਦੇ ਵਿਚ ਵਸਾਂਦਾ ਰਹੇਗਾ । ੩।

(ਹੇ ਭਾਈ ! ਆਪਣੇ ਆਪ ਨੂੰ ਭਗਤ ਜ਼ਾਹਰ ਕਰਨ ਵਾਸਤੇ) ਕਿਉਂ ਕੋਈ ਲੋਕਾਂ ਨੂੰ ਯਕੀਨ ਦਿਵਾਂਦਾ ਫਿਰੇ ? ਜੇ ਲੋਕਾਂ ਦੀ ਤਸੱਲੀ ਹੋ ਭੀ ਜਾਵੇ ਤਾਂ ਭੀ (ਪ੍ਰਭੂ-ਦਰ ਤੇ) ਇੱਜਤ ਨਹੀਂ ਮਿਲੇਗੀ । ਹੇ ਦਾਸ ਨਾਨਕ ! (ਆਖ—ਹੇ ਭਾਈ ! ) ਸਦਾ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਸਿਮਰਦੇ ਰਹੋ, ਇਸ ਤਰ੍ਹਾਂ ਹਰੇਕ ਜੀਵ ਆਦਰ-ਸਤਕਾਰ ਕਰਦਾ ਹੈ । ੪। ੧੦। ੬੨।

ਆਸਾ ਮਹਲਾ ੪ ॥ ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥ ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥ ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥ ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹੁ ਪਾਇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥ ਜੇ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥੨॥ ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥ ਸੋਈ ਸੰਤ ਭਲੇ ਤੁਧੁ ਭਾਵਹਿ ਜਿਨ੍ ਕੀ ਪਤਿ ਪਾਵਹਿ ਥਾਇ ॥੩॥ ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥ ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥ {ਪੰਨਾ ੩੬੮}

ਪਦ ਅਰਥ :—ਸਾਧੂ—ਗੁਰੂ । ਮਿਲਿ—ਮਿਲ ਕੇ । ਬਲਿਆ—ਚਮਕ ਪਿਆ । ਘਟਿ—ਘਟ ਵਿਚ, ਹਿਰਦੇ ਵਿਚ । ੧।



ਹਰਿ ਜਨ—ਹੇ ਹਰਿ ਜਨੋ ! ਪਾਇ—ਪੈਰ ।੧।ਰਹਾਉ।

ਮਨ—ਹੇ ਮਨ ! ਅਨਦਿਨੁ—ਹਰ ਰੋਜ਼ । ਲਿਵ ਲਾਇ—ਸੁਰਤਿ ਜੋੜ ਕੇ ।੨।

ਅਪਰੰਪਰ—ਪਰੇ ਤੋਂ ਪਰੇ । ਬੋਲਿ—ਬੋਲੈ, ਬੋਲਦਾ ਹੈ । ਪਾਵਹਿ ਥਾਇ—ਤੂੰ ਪਰਵਾਨ ਕਰਦਾ ਹੈਂ ।੩।

ਭੰਡਾਰ—ਖਜ਼ਾਨੇ । ਵਣਜਿ—ਖਰੀਦ ਕੇ ।੪।

ਅਰਥ :—ਹੇ ਹਰੀ ਦੇ ਸੇਵਕੋ ! ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਨੱਚੋ (ਨਾਮ ਸਿਮਰੋ—ਇਹੀ ਨਾਚ ਨੱਚੋ । ਸਿਮਰਨ ਕਰੋ, ਮਨ ਨੱਚ ਉੱਠੇਗਾ, ਮਨ ਚਾਉ-ਭਰਪੂਰ ਹੋ ਜਾਇਗਾ) । ਹੇ ਮੇਰੇ ਵੀਰ ! ਜੇ ਮੈਨੂੰ ਇਹੋ ਜਿਹੇ ਸੰਤ-ਜਨ ਮਿਲ ਪੈਣ, ਤਾਂ ਮੈਂ ਉਹਨਾਂ ਦੇ ਪੈਰ ਧੋਵਾਂ (ਅਸੀ ਉਹਨਾਂ ਦੇ ਪੈਰ ਧੋਵੀਏ—ਲਫਜ਼ੀ) ।੧।ਰਹਾਉ।

(ਹੇ ਮੇਰੇ ਵੀਰ ! ) ਪ੍ਰਭੂ ਦੀ ਗੁਰੂ ਦੀ ਸਾਧ ਸੰਗਤਿ ਵਿਚ ਮਿਲਣਾ ਚਾਹੀਦਾ ਹੈ । (ਹੇ ਵੀਰ ! ) ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਗੁਣ ਗਾਂਦਾ ਰਹੁ । (ਜੇਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਸ ਦੇ ਅੰਦਰ ਗੁਰੂ ਦੇ ਬਖਸ਼ੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਸ ਦੇ ਹਿਰਦੇ ਵਿਚ (ਆਤਮਕ) ਚਾਨਣ ਹੋ ਜਾਂਦਾ ਹੈ, (ਉਸ ਦੇ ਅੰਦਰੋਂ) ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ।੧।

ਹੇ ਮੇਰੇ ਮਨ ! ਹਰ ਰੋਜ਼ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਪਰਮਾਤਮਾ ਦਾ ਨਾਮ ਜਪਿਆ ਕਰ, ਜੇਹੜੇ ਫਲ ਦੀ ਇੱਛਾ ਕਰੇਂਗਾ ਉਹੀ ਫਲ ਹਾਸਲ ਕਰ ਲਏਂਗਾ, ਤੇ ਮੁੜ ਤੈਨੂੰ ਕਦੇ ਮਾਇਆ ਦੀ ਭੁੱਖ ਨਹੀਂ ਲੱਗੇਗੀ ।੨।

(ਪਰ ਸਿਮਰਨ ਕਰਨਾ ਜੀਵ ਦੇ ਆਪਣੇ ਵੱਸ ਦੀ ਗੱਲ ਨਹੀਂ) ਸਿਰਜਣਹਾਰ ਬੇਅੰਤ ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੋਲਦਾ ਹੈ ਤੇ ਆਪ ਹੀ ਜੀਵਾਂ ਨੂੰ ਬੋਲਣ ਲਈ ਪ੍ਰੇਰਦਾ ਹੈ । ਹੇ ਪ੍ਰਭੂ ! ਉਹੀ ਮਨੁੱਖ ਚੰਗੇ ਹਨ ਸੰਤ ਹਨ ਜੋ ਤੈਨੂੰ ਪਿਆਰੇ ਲੱਗਦੇ ਹਨ, ਜਿਨ੍ਹਾਂ ਦੀ ਇੱਜ਼ਤ ਤੇਰੇ ਦਰ ਤੇ ਕਬੂਲ ਹੁੰਦੀ ਹੈ ।੩।

(ਹੇ ਭਾਈ ! ਪ੍ਰਭੂ ਦਾ ਦਾਸ) ਨਾਨਕ ਪਰਮਾਤਮਾ ਦੇ ਗੁਣ ਬਿਆਨ ਕਰ ਕਰ ਕੇ ਰੱਜਦਾ ਨਹੀਂ ਹੈ ਜਿਉਂ ਜਿਉਂ ਨਾਨਕ ਉਸ ਦੀ ਸਿਫਤਿ-ਸਾਲਾਹ ਕਰਦਾ ਹੈ ਤਿਉਂ ਤਿਉਂ ਆਤਮਕ ਆਨੰਦ ਮਾਣਦਾ ਹੈ ।

(ਹੇ ਭਾਈ ! ) ਪਰਮਾਤਮਾ ਨੇ (ਜੀਵਾਂ ਨੂੰ) ਆਪਣੀ ਭਗਤੀ ਦੇ ਖਜ਼ਾਨੇ ਦਿੱਤੇ ਹੋਏ ਹਨ, ਪਰ ਇਹਨਾਂ ਗੁਣਾਂ ਦਾ ਗਾਹਕ ਹੀ ਖਰੀਦ ਕੇ (ਇਸ ਜਗਤ ਤੋਂ ਆਪਣੇ ਨਾਲ) ਲੈ ਜਾਂਦਾ ਹੈ ।੪।੧੧।੬੩।

੧ੳਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੮ ਕੇ ਕਾਫੀ ਮਹਲਾ ੪ ॥ ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥ ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥ ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥ ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ ॥ ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥ ਚਲਣੁ ਅਜੁ ਕਿ ਕਲਿ ਧੁਰਹੁ ਫੁਰਮਾਇਆ ॥੨॥ ਬਿਰਥਾ ਜਨਮੁ ਤਿਨਾ ਜਿਨੀ ਨਾਮੁ ਵਿਸਾਰਿਆ ॥ ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥ ਜੀਵਣਿ ਮਰਣਿ ਸੁਖੁ ਹੋਇ ਜਿਨ੍ਹਾ ਗੁਰੁ ਪਾਇਆ ॥ ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥ {ਪੰਨਾ ੩੬੯}

ਨੋਟ :—ਆਸਾ ਘਰੁ ੮ ਕੇ ਕਾਫੀ—ਲਫਜ਼ ‘ਕੇ’ ਪੁਲਿੰਗ ਹੈ । ਜੇ ਲਫਜ਼ ‘ਕਾਫੀ’ ‘ਕਾਫੀਆਂ’ ਵਾਸਤੇ ਹੁੰਦਾ ਤਾਂ ‘ਕੇ’ ਦੇ ਥਾਂ ‘ਕੀਆਂ’ ਹੁੰਦਾ । ਸੋ, ‘ਕਾਫੀ’ ਰਾਗ ਦਾ ਨਾਮ ਹੈ । ਆਸਾ ਘਰ ਅਠਵੇਂ ਦੇ ਦੋ ਸ਼ਬਦ ਰਾਗ ਕਾਫੀ ਨਾਲ ਮਿਲਾ ਕੇ ਗਾਏ ਜਾਣ ਵਾਲੇ ।

ਪਦ ਅਰਥ :—ਧੁਰਾਹੁ—ਧੁਰ ਦਰਗਾਹ ਤੋਂ । ਮਰਣੁ—ਮੌਤ, ਮਰਣਾ । ਰੋਈਐ—ਰੋਈਦਾ ਹੈ । ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ । ਅਸਥਿਰੁ—ਅਡੋਲ-ਚਿੱਤ ।੧।

ਗੁਰ ਪੂਰੇ—ਪੂਰੇ ਗੁਰੂ ਦੀ ਰਾਹੀਂ । ਲਾਹਾ—ਲਾਭ । ਸਾਰੁ—ਸ਼੍ਰੇਸ਼ਟ । ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ ।੧।ਰਹਾਉ।

ਪੂਰਬਿ—ਪਹਿਲੇ ਜਨਮ ਵਿਚ । ਡੇਹ—ਦਿਨ । ਸਿ—ਉਹ ਦਿਨ । ਮਾਇਆ—ਹੇ ਮਾਂ ! ਕਿ—ਜਾਂ । ੨।

ਜੁਐ—ਜੁਏ ਵਿਚ । ਜਗਿ—ਜਗ ਵਿਚ । ੩।

ਜੀਵਣਿ ਮਰਣਿ—ਜੀਵਨ ਵਿਚ ਭੀ ਤੇ ਮਰਨ ਵਿਚ ਭੀ । ਸਚੇ—ਸਦਾ-ਬਿਰ ਪ੍ਰਭੂ ਦਾ ਰੂਪ । ਸਚਿ—ਸਦਾ-ਬਿਰ ਰਹਿਣ ਵਾਲੇ ਪ੍ਰਭੂ ਵਿਚ । ੪।

ਅਰਥ :—ਜਿਨ੍ਹਾਂ ਮਨੁੱਖਾਂ ਨੇ ਪੂਰੇ ਗੁਰੂ ਦੀ ਰਾਹੀਂ ਜਾਣ ਲਿਆ ਕਿ ਜਗਤ ਤੋਂ ਆਖਿਰ ਚਲੇ ਜਾਣਾ ਹੈ ਉਹਨਾਂ ਨੇ ਸ਼ਾਬਾਸ਼ੇ ਖੱਟੀ, ਉਹਨਾਂ ਨੇ ਪਰਮਾਤਮਾ ਦਾ ਨਾਮ (-ਰੂਪ) ਸ਼੍ਰੇਣੀ ਲਾਭ ਖੱਟ ਲਿਆ, ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋਏ ਰਹੇ । ੧। ਰਹਾਉ।

(ਹੇ ਭਾਈ ! ) ਧੁਰ ਦਰਗਾਹ ਤੋਂ ਹੀ (ਹਰੇਕ ਜੀਵ ਵਾਸਤੇ) ਮੌਤ (ਦਾ ਪਰਵਾਨਾ) ਆਇਆ ਹੋਇਆ ਹੈ (ਧੁਰ ਤੋਂ ਹੀ ਇਹ ਰਜਾ ਹੈ ਕਿ ਜੇਹੜਾ ਜੰਮਿਆ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) ਹਉਮੈ ਦੇ ਕਾਰਨ ਹੀ (ਕਿਸੇ ਦੇ ਮਰਨ ਤੇ) ਰੋਈਦਾ ਹੈ । ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰ ਕੇ ਅਡੋਲ-ਚਿੱਤ ਹੋ ਜਾਈਦਾ ਹੈ (ਮੌਤ ਆਉਣ ਤੇ ਡੋਲਣੋਂ ਹਟ ਜਾਈਦਾ ਹੈ) । ੧।

ਹੇ ਮਾਂ ! ਪੂਰਬਲੇ ਜਨਮ ਵਿਚ (ਧੁਰੋਂ) ਲਿਖੇ ਅਨੁਸਾਰ (ਜਿਨ੍ਹਾਂ ਨੂੰ ਜ਼ਿੰਦਗੀ ਦੇ) ਦਿਨ ਮਿਲਦੇ ਹਨ ਉਹ ਜਗਤ ਵਿਚ ਆ ਜਾਂਦੇ ਹਨ (ਜੰਮ ਪੈਂਦੇ ਹਨ, ਇਸੇ ਤਰ੍ਹਾਂ ਹੀ) ਧੁਰੋਂ ਇਹ ਫ਼ਰਮਾਨ ਭੀ ਹੈ ਕਿ ਇਥੋਂ ਅੱਜ ਭਲਕ ਤੁਰ ਭੀ ਜਾਣਾ ਹੈ । ੨।

(ਹੇ ਭਾਈ ! ) ਜਿਨ੍ਹਾਂ ਮਨੁੱਖਾਂ ਨੇ (ਜਗਤ ਵਿਚ ਆ ਕੇ) ਪਰਮਾਤਮਾ ਦਾ ਨਾਮ ਭੁਲਾ ਦਿੱਤਾ ਉਹਨਾਂ ਦਾ ਮਨੁੱਖਾ ਜਨਮ ਵਿਅਰਥ ਚਲਾ ਗਿਆ । ਉਹਨਾਂ ਨੇ ਜਗਤ ਵਿਚ (ਆ ਕੇ) ਜੁਏ ਦੀ ਖੇਡ ਹੀ ਖੇਡੀ (ਤੇ ਇਸ ਖੇਡ ਵਿਚ) ਆਪਣਾ ਮਨ (ਵਿਕਾਰਾਂ ਦੀ ਹੱਥੀਂ) ਹਾਰ ਦਿੱਤਾ । ੩।

ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ ਉਹਨਾਂ ਨੇ (ਸਾਰੇ) ਜੀਵਨ ਵਿਚ (ਭੀ) ਆਤਮਕ ਆਨੰਦ ਮਾਣਿਆ, ਤੇ ਮਰਨ ਵਿਚ ਭੀ (ਮਰਨ ਵੇਲੇ ਭੀ) ਸੁਖ ਹੀ ਪ੍ਰਤੀਤ ਕੀਤਾ, (ਕਿਉਂਕਿ) ਹੇ ਨਾਨਕ ! ਉਹ ਮਨੁੱਖ ਸਦਾ-ਬਿਰ ਰਹਿਣ ਵਾਲੇ ਪਰਮਾਤਮਾ ਵਿਚ ਹੀ ਸਦਾ ਲੀਨ ਰਹੇ ਅਤੇ ਸਦਾ-ਬਿਰ ਪ੍ਰਭੂ ਦਾ ਰੂਪ ਬਣੇ ਰਹੇ (ਸਦਾ-ਬਿਰ ਪ੍ਰਭੂ ਨਾਲ ਇਕ-ਇਕ ਹੋਏ ਰਹੇ) । ੪। ੧੨। ੬੪।

ਆਸਾ ਮਹਲਾ ੪ ॥ ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥ ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥ ਜਿਨ੍ਹ  
ਧੁਰਿ ਲਿਖਿਆ ਲੇਖੁ ਤਿਨੀ ਨਾਮੁ ਕਮਾਇਆ ॥ ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥ ਅੰਤਰਿ ਨਾਮੁ  
ਨਿਧਾਨੁ ਗੁਰਮੁਖਿ ਪਾਈਐ ॥ ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥ ਅੰਤਰਿ ਵਸਤੁ ਅਨੇਕ ਮਨਮੁਖਿ ਨਹੀ  
ਪਾਈਐ ॥ ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥ ਨਾਨਕ ਆਪੇ ਆਪਿ ਆਪਿ ਖੁਆਈਐ ॥ ਗੁਰਮਤਿ ਮਨਿ  
ਪਰਗਾਸੁ ਸਚਾ ਪਾਈਐ ॥੪॥੧੩॥੬੫॥ {ਪੰਨਾ ੩੬੯}

ਪਦ ਅਰਥ :—ਪਦਾਰਥ—ਕੀਮਤੀ ਵਸਤ । ਪਾਇ—ਪ੍ਰਾਪਤ ਕਰ ਕੇ । ਪਰਸਾਦੀ—ਪਰਸਾਦਿ, ਕਿਰਪਾ ਨਾਲ ।  
ਬੁਝਿ—ਸਮਝ ਕੇ, ਕਦਰ ਸਮਝ ਕੇ । ਸਚਿ—ਸਦਾ-ਬਿਰ ਪ੍ਰਭੂ ਵਿਚ । ੧।

ਧੁਰਿ—ਧੁਰੋਂ ਪ੍ਰਭੂ ਦੇ ਹੁਕਮ ਨਾਲ । ਤਿਨੀ—ਉਹਨਾਂ ਨੇ ਹੀ । ਦਰਿ ਸਚੈ—ਸਦਾ-ਬਿਰ ਪ੍ਰਭੂ ਦੇ ਦਰ ਤੇ ।  
ਸਚਿਆਰ—ਸੁਰਖਰੂ । ਮਹਲਿ—ਪ੍ਰਭੂ ਦੀ ਹਜ਼ੂਰੀ ਵਿਚ । ੧। ਰਹਾਉ।

ਅੰਤਰਿ—(ਸਭ ਦੇ) ਅੰਦਰ । ਨਿਧਾਨੁ—ਖਜ਼ਾਨਾ । ਗੁਰਮੁਖਿ—ਗੁਰੂ ਦੀ ਸਰਨ ਪਿਆਂ । ਅਨਦਿਨੁ—ਹਰ ਰੋਜ਼  
{ਅਨੁਦਿਨ} । ਗਾਈਐ—ਆਓ ਗਾਵੀਏ । ੨।

ਵਸਤੁ—ਨਾਮ-ਪਦਾਰਥ । ਅਨੇਕ—ਅਨੇਕਾਂ ਗੁਣ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਿਆਂ । ਗਰਬੈ—ਗਰਬਦਾ ਹੈ, ਅਹੰਕਾਰ ਕਰਦਾ ਹੈ । ਗਰਬੁ—ਅਹੰਕਾਰ । ਖੁਆਈਐ—ਖੁੰਝਿਆ ਫਿਰਦਾ ਹੈ ।੩।

ਨਾਨਕ—ਹੇ ਨਾਨਕ ! ਆਪੇ—ਆਪ ਹੀ । ਮਨਿ—ਮਨ ਵਿਚ । ਪਰਗਾਸੁ—(ਸਹੀ ਜੀਵਨ ਦਾ) ਚਾਨਣ ।੪।

ਅਰਥ :—(ਹੇ ਭਾਈ ! ) ਉਹਨਾਂ ਮਨੁੱਖਾਂ ਨੇ ਹੀ ਪਰਮਾਤਮਾ ਦੇ ਨਾਮ ਸਿਮਰਨ ਦਾ ਕਮਾਈ ਕੀਤੀ ਹੈ ਜਿਨ੍ਹਾਂ ਦੇ ਮੱਥੇ ਉੱਤੇ ਧਰ ਦਰਗਾਹ ਤੋਂ ਇਹ ਕਮਾਈ ਕਰਨ ਦਾ ਲੇਖ ਲਿਖਿਆ ਹੋਇਆ ਹੈ (ਜਿਨ੍ਹਾਂ ਦੇ ਅੰਦਰ ਸਿਮਰਨ ਕਰਨ ਦੇ ਸੰਸਕਾਰ ਮੌਜੂਦ ਹਨ) । ਉਹ ਮਨੁੱਖ ਸਦਾ-ਬਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੁਰਖਰੂ ਹੁੰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਸੱਦਿਆ ਜਾਂਦਾ ਹੈ (ਆਦਰ ਮਿਲਦਾ ਹੈ) ।੧।ਰਹਾਉ ।

(ਹੇ ਭਾਈ ! ) ਜਿਨ੍ਹਾਂ ਮਨੁੱਖਾਂ ਨੇ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਦੀ ਕਿਰਪਾ ਨਾਲ (ਉਹ ਮਨੁੱਖਾ ਜਨਮ ਦੀ ਕਦਰ) ਸਮਝ ਕੇ ਸਦਾ-ਬਿਰ ਪ੍ਰਭੂ ਵਿਚ ਲੀਨ ਹੋ ਗਏ ।੧।

(ਹੇ ਭਾਈ ! ) ਨਾਮ-ਖਜ਼ਾਨਾ ਹਰੇਕ ਮਨੁੱਖ ਦੇ ਅੰਦਰ ਮੌਜੂਦ ਹੈ, ਪਰ ਇਹ ਲੱਭਦਾ ਹੈ ਗੁਰੂ ਦੀ ਸਰਨ ਪਿਆਂ । (ਇਸ ਵਾਸਤੇ) ਹਰ ਰੋਜ਼ ਪਰਮਾਤਮਾ ਦਾ ਨਾਮ ਸਿਮਰ ਕੇ (ਆਉ, ਗੁਰੂ ਦੀ ਰਾਹੀਂ) ਪਰਮਾਤਮਾ ਦੇ ਗੁਣ ਗਾਂਦੇ ਰਹੀਏ ।੨।

(ਹੇ ਭਾਈ ! ) ਨਾਮ-ਪਦਾਰਥ ਹਰੇਕ ਦੇ ਅੰਦਰ ਹੈ (ਪਰਮਾਤਮਾ ਵਾਲੇ) ਅਨੇਕਾਂ (ਗੁਣ) ਹਰੇਕ ਦੇ ਅੰਦਰ ਹਨ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਕੁਝ ਭੀ ਨਹੀਂ ਲੱਭਦਾ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣੀ ਹਉਮੈ ਦੇ ਕਾਰਨ (ਆਪਣੀ ਸੂਝ-ਬੂਝ ਦਾ ਹੀ) ਅਹੰਕਾਰ ਕਰਦਾ ਰਹਿੰਦਾ ਹੈ, (ਤੇ ਇਸ ਤਰ੍ਹਾਂ) ਆਪ ਹੀ (ਪਰਮਾਤਮਾ ਤੋਂ) ਵਿਛੁੜਿਆ ਰਹਿੰਦਾ ਹੈ ।੩।

ਹੇ ਨਾਨਕ ! ਮਨਮੁਖ ਮਨੁੱਖ ਸਦਾ ਆਪ ਹੀ (ਆਪਣੀ ਹੀ ਮਨਮੁਖਤਾ ਦੇ ਕਾਰਨ) ਪਰਮਾਤਮਾ ਤੋਂ ਵਿਛੁੜਿਆ ਰਹਿੰਦਾ ਹੈ । ਗੁਰੂ ਦੀ ਮਤਿ ਤੇ ਤੁਰਿਆਂ ਮਨ ਵਿਚ ਚਾਨਣ ਹੋ ਜਾਂਦਾ ਹੈ, ਤੇ ਸਦਾ-ਬਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ ।੪।੧੩।੬੪।

**ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ**

੧ਉਸਤਿਗੁਰ ਪ੍ਰਸਾਦਿ ॥ ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥ ਸਤਿਗੁਰਿ ਮੇ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥ ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥ ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥ ਕਿਨ ਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨ ਹੂੰ ਪ੍ਰੀਤਿ ਲਾਈ ਮੋਹ ਅਪਮਾਨ ॥ ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥ {ਪੰਨਾ ੩੬੯}

**ਨੋਟ—**ਘਰੁ ੧੬ ਕੇ ੨—ਸੋਲ੍ਹਵੇਂ ਘਰ ਦੇ ਦੋ ਸ਼ਬਦ । ਸੁਧੰਗ—ਸੁੱਧ ਸੁਰਾਂ ਵਾਲੀ ।

**ਪਦ ਅਰਥ :**—ਹਉ—ਮੈਂ । ਅਨਦਿਨੁ—ਹਰ ਰੋਜ਼ । ਕਰਉ—ਕਰਦਾ ਹਾਂ, ਕਰਉਂ । ਸਤਿਗੁਰਿ—ਸਤਿਗੁਰੂ ਨੇ । ਮੇ ਕਉ—ਮੈਨੂੰ । ਰਹਿ ਨ ਸਕਉ—ਮੈਂ ਰਹਿ ਨਹੀਂ ਸਕਦਾ ।੧।ਰਹਾਉ।

ਹਮਰੈ—ਮੇਰੇ ਪਾਸ । ਸ੍ਰਵਣੁ—ਸੁਣਨ ।੧।

ਕਿਨ ਹੂੰ—ਕਿਸੇ ਨੇ । ਦੂਜਾ ਭਾਉ—ਪ੍ਰਭੂ ਤੋਂ ਬਿਨਾ ਕੋਈ ਹੋਰ ਪਿਆਰ । ਰਿਦ—ਹਿਰਦੇ ਵਿਚ । ਧਾਰਿ—ਧਾਰ ਕੇ । ਅਪਮਾਨ—ਅਭਿਮਾਨ, ਅਹੰਕਾਰ । ਨਿਰਬਾਣ ਪਦ—ਵਾਸਨਾ-ਰਹਿਤ ਅਵਸਥਾ ।੨।

ਅਰਥ :—(ਹੇ ਭਾਈ ! ਜਦੋਂ ਦੀ) ਗੁਰੂ ਨੇ ਮੈਨੂੰ ਪਰਮਾਤਮਾ ਦੇ ਨਾਮ ਦੀ ਦੱਸ ਪਾਈ ਹੈ (ਤਦੋਂ ਤੋਂ) ਮੈਂ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਇਕ ਘੜੀ ਪਲ ਭੀ ਨਹੀਂ ਰਹਿ ਸਕਦਾ । ਮੈਂ ਹਰ ਵੇਲੇ ਪਰਮਾਤਮਾ ਦਾ ਨਾਮ ਜਪਦਾ ਹਾਂ, ਮੈਂ ਹਰ ਵੇਲੇ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦਾ ਹਾਂ ।੧।ਰਹਾਉ।

(ਹੇ ਭਾਈ ! ) ਮੇਰੇ ਪਾਸ ਪਰਮਾਤਮਾ ਦੀ ਸਿਫਤਿ-ਸਾਲਾਹ ਸੁਣਨੀ ਤੇ ਪਰਮਾਤਮਾ ਦਾ ਨਾਮ ਜਪਣਾ ਹੀ (ਰਾਸ-ਪੂੰਜੀ) ਹੈ, ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਮੈਂ ਇਕ ਪਲ ਭੀ ਨਹੀਂ ਰਹਿ ਸਕਦਾ । ਜਿਵੇਂ ਹੰਸ ਸਰੋਵਰ ਤੋਂ ਬਿਨਾ ਨਹੀਂ ਰਹਿ ਸਕਦਾ ਤਿਵੇਂ ਪਰਮਾਤਮਾ ਦਾ ਭਗਤ ਪਰਮਾਤਮਾ ਦੀ ਸੇਵਾ-ਭਗਤੀ ਤੋਂ ਬਿਨਾ ਨਹੀਂ ਰਹਿ ਸਕਦਾ ।੧।

(ਹੇ ਭਾਈ ! ) ਕਿਸੇ ਮਨੁੱਖ ਨੇ ਮਾਇਆ ਦਾ ਪਿਆਰ ਹਿਰਦੇ ਵਿਚ ਟਿਕਾ ਕੇ ਮਾਇਆ ਨਾਲ ਪ੍ਰੀਤ ਜੋੜੀ ਹੋਈ ਹੈ, ਕਿਸੇ ਨੇ ਮੋਹ ਤੇ ਅਹੰਕਾਰ ਨਾਲ ਪ੍ਰੀਤ ਜੋੜੀ ਹੋਈ ਹੈ, ਪਰ ਹੇ ਨਾਨਕ ! ਪਰਮਾਤਮਾ ਦੇ ਭਗਤਾਂ ਨੇ ਪਰਮਾਤਮਾ ਨਾਲ ਪ੍ਰੀਤ ਲਾਈ ਹੋਈ ਹੈ । ਉਹ ਸਦਾ ਵਾਸ਼ਨਾ-ਰਹਿਤ ਅਵਸਥਾ ਮਾਣਦੇ ਹਨ, ਉਹ ਸਦਾ ਹਰਿ-ਭਗਵਾਨ ਨੂੰ ਸਿਮਰਦੇ ਰਹਿੰਦੇ ਹਨ ।੨।੧੪।੬੬।

ਆਸਾਵਰੀ ਮਹਲਾ ੪ ॥ ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੋਲਿ ਰੀਝਾਈ ॥੧॥ ਰਹਾਉ ॥ ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥ ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥ {ਪੰਨਾ ੩੬੯}

ਪਦ ਅਰਥ :—ਮਾਈ—ਹੇ ਮਾਂ । ਰੀ ਮਾਈ—ਹੇ ਮਾਂ ! ਕਰਹਲੁ—ਊਠ, ਊਠ ਦਾ ਬੱਚਾ । ਰੀਝਾਈ—ਰੀਝਦਾ ਹੈ, ਖੁਸ਼ ਹੁੰਦਾ ਹੈ ।੧।ਰਹਾਉ।

ਬੈਰਾਗ—ਵੈਰਾਗਵਾਨ । ਬਿਰਕਤੁ—ਉਦਾਸ, ਉਪਰਾਮ । ਕੈ ਤਾਈ—ਦੀ ਖਾਤਰ । ਅਲਿ—ਭੌਰਾ । ਕਮਲਾ—ਕਮਲ, ਕੌਲ-ਫੁੱਲ । ਮੋਹਿ—ਮੈਥੋਂ ।੧।

ਜਗਦੀਸੁਰ—ਹੇ ਜਗਤ ਦੇ ਈਸ਼ੁਰ ! ਮੋਹਿ ਸਰਧਾ—ਮੇਰੀ ਸਰਧਾ, ਮੇਰੀ ਕਾਮਨਾ । ਪੂਰਿ—ਪੂਰੀ ਕਰ । ਗੁਸਾਈ—ਹੇ ਗੁਸਾਈਂ ! ਹੇ ਧਰਤੀ ਦੇ ਖਸਮ ! ਕੈ ਮਨਿ—ਦੇ ਮਨ ਵਿਚ । ਨਿਮਖ—ਅੱਖ ਝਮਕਣ ਜਿਤਨਾ ਸਮਾ । ਦਿਖਾਈ—ਵਿਖਾਲ ।੨।

ਅਰਥ :—ਹੇ ਮਾਂ ! ਮੈਨੂੰ ਦੱਸ ਪਿਆਰਾ ਰਾਮ (ਕਿਥੇ ਹੈ, ਉਸ ਨੂੰ ਵੇਖ ਕੇ ਮੇਰਾ ਮਨ ਇਉਂ ਖੁਸ਼ ਹੁੰਦਾ ਹੈ) ਜਿਵੇਂ ਊਠ ਦਾ ਬੱਚਾ ਵੇਲਾਂ ਵੇਖ ਵੇਖ ਕੇ ਖੁਸ਼ ਹੁੰਦਾ ਹੈ । ਮੈਂ ਉਸ ਹਰੀ (ਦੇ ਦਰਸਨ) ਤੋਂ ਬਿਨਾ ਇਕ ਖਿਨ ਭੀ, ਇਕ ਪਲ ਭੀ (ਸੁਖੀ) ਨਹੀਂ ਰਹਿ ਸਕਦਾ ।੧।ਰਹਾਉ।

(ਹੇ ਮਾਂ ! ) ਮਿੱਤਰ ਪ੍ਰਭੂ ਦੇ ਦਰਸਨ ਦੀ ਖਾਤਰ ਮੇਰਾ ਮਨ ਉਤਾਵਲਾ ਹੋ ਰਿਹਾ ਹੈ, ਮੇਰਾ ਮਨ (ਦੁਨੀਆ ਵਲੋਂ) ਉਪਰਾਮ ਹੋਇਆ ਪਿਆ ਹੈ । ਜਿਵੇਂ ਭੌਰਾ ਕੌਲ-ਫੁੱਲ ਤੋਂ ਬਿਨਾ ਨਹੀਂ ਰਹਿ ਸਕਦਾ, ਤਿਵੇਂ ਮੈਥੋਂ ਭੀ ਪਰਮਾਤਮਾ (ਦੇ ਦਰਸਨ) ਤੋਂ ਬਿਨਾ ਰਿਹਾ ਨਹੀਂ ਜਾ ਸਕਦਾ ।੧।

ਹੇ ਜਗਤ ਦੇ ਮਾਲਕ ! ਹੇ ਪਿਆਰੇ ! ਹੇ ਹਰੀ ! ਹੇ ਧਰਤੀ ਦੇ ਖਸਮ ! ਮੈਨੂੰ ਆਪਣੀ ਸਰਨ ਵਿਚ ਰੱਖ, ਮੇਰੀ ਇਹ ਤਾਂਘ ਪੂਰੀ ਕਰ । (ਜਦੋਂ ਤੇਰਾ ਦਰਸਨ ਹੁੰਦਾ ਹੈ ਜਦੋਂ ਤੇਰੇ) ਦਾਸ ਨਾਨਕ ਦੇ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ, ਹੇ ਹਰੀ ! (ਮੈਨੂੰ ਨਾਨਕ ਨੂੰ) ਅੱਖ ਝਮਕਣ ਜਿਤਨੇ ਸਮੇਂ ਵਾਸਤੇ ਹੀ ਆਪਣਾ ਦਰਸਨ ਦੇਹ ।੨।੩੯।੧੩।੧੫।੬੭।

ਨੋਟ :—ਸ਼ਬਦ ਮਹਲਾ ੧ — ੩੯

ਸ਼ਬਦ ਮਹਲਾ ੩— ੧੩

ਆਸਾ ਰਾਗ ਦੇ ਸ਼ੁਰੂ ਵਿਚ ਲਿਖੇ ਹੋਏ 'ਸੋ ਦਰੁ' ਅਤੇ 'ਸੋ ਪੁਰਖੁ' ਇਸ ਗਿਣਤੀ ਵਿਚ ਸ਼ਾਮਲ ਨਹੀਂ ਹਨ ।

ਰਾਗੁ ਆਸਾ ਘਰੁ ੨ ਮਹਲਾ ੫

੧੬ ਸਤਿਗੁਰ ਪ੍ਰਸਾਦਿ ॥ ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥੧॥ ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਪ੍ਰੋਹਨਿ ਪ੍ਰੋਹੇ ॥੧॥ ਰਹਾਉ ॥ ਇਕਿ ਫਿਰਹਿ ਉਦਾਸੀ ਤਿਨੁ ਕਾਮਿ ਵਿਆਪੈ ॥ ਇਕਿ ਸੰਚਹਿ ਗਿਰਹੀ ਤਿਨੁ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨੁ ਬਹੁਤੁ ਕਲਪਾਵੈ ॥ ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥ ਤਪੁ ਕਰਤੇ ਤਪਸੀ ਭੂਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥ ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ ਅਰਦਾਸਿ ॥ ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥ {ਪੰਨਾ ੩੭੦}

ਪਦ ਅਰਥ :—ਖਾਇਆ—ਖਾਧਾ ਜਾਂਦਾ ਹੈ । ਸੁਖਿ—ਸੁਖ ਨਾਲ, ਆਦਰ ਨਾਲ । ਦੇਖਿ—ਵੇਖ ਕੇ । ਬਿਬਾਦੇ—ਝਗੜਦੇ ਹਨ । ਹਮ ਵਸਗਤਿ—ਸਾਡੇ ਵੱਸ ਵਿਚ । ਪਰਸਾਦੇ—ਪਰਸਾਦਿ, ਕਿਰਪਾ ਨਾਲ ।੧।

ਬਿਮੋਹਿਤ—ਮਸਤ । ਸਾਧਿਕ—ਸਾਧਨਾ ਕਰਨ ਵਾਲੇ । ਸੁਰ—ਦੇਵਤੇ । ਸਿਧ—ਸਾਧਨਾਂ ਵਿਚ ਪੁੱਗੇ ਹੋਏ ਜੋਗੀ । ਸਾਧੂ—ਗੁਰੂ । ਸਭਿ—ਸਾਰੇ । ਪ੍ਰੋਹਨਿ—ਠਗਣੀ (ਮਾਇਆ) ਨੇ । ਪ੍ਰੋਹੇ—ਠੱਗ ਲਏ ।੧। ਰਹਾਉ ।

ਇਕਿ—{ਲਫਜ਼ 'ਇਕ' ਤੋਂ ਬਹੁ-ਵਚਨ} । ਕਾਮਿ—ਕਾਮ-ਵਾਸਨਾ ਦੀ ਰਾਹੀਂ । ਵਿਆਪੈ—ਕਾਬੂ ਕਰ ਲੈਂਦੀ ਹੈ । ਸੰਚਹਿ—ਇਕੱਠੀ ਕਰਦੇ ਹਨ । ਆਪੈ—ਆਪਣੀ । ਸਤੀ—ਦਾਨੀ । ਕਲਪਾਵੈ—ਦੁੱਖੀ ਕਰਦੀ ਹੈ । ਪਾਵੈ—ਪੈਰੀਂ ।੨।

ਭੂਲਾਏ—ਕੁਰਾਹੇ ਪਾ ਦਿੱਤੇ । ਲੋਭਿ—ਲੋਭ ਵਿਚ । ਸਬਾਏ—ਸਾਰੇ । ਆਕਾਸੁ—(ਭਾਵ), ਆਕਾਸ਼-ਵਾਸੀ, ਦੇਵਤੇ ।੩।

ਦਾਸਿ—ਦਾਸੀ । ਕਰ—ਹੱਥ । ਕਮਾਵਾ—ਕਮਾਵਾਂ ।੪।

ਅਰਥ :—ਸਾਧਨ ਕਰਨ ਵਾਲੇ ਜੋਗੀ, ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਦੇਵਤੇ, ਮਨੁੱਖ—ਇਹ ਸਾਰੇ (ਮਾਇਆ ਨੂੰ) ਵੇਖ ਕੇ ਬਹੁਤ ਮਸਤ ਹੋ ਜਾਂਦੇ ਹਨ । ਗੁਰੂ ਤੋਂ ਬਿਨਾ ਹੋਰ ਇਹ ਸਾਰੇ ਠਗਣੀ (ਮਾਇਆ) ਦੇ ਹੱਥੀਂ ਠੱਗੇ ਜਾਂਦੇ ਹਨ ।੧। ਰਹਾਉ ।

ਜਿਸ ਮਨੁੱਖ ਨੇ (ਇਸ ਮਾਇਆ ਨਾਲ) ਪਿਆਰ ਪਾਇਆ, ਉਹੀ ਪਰਤ ਕੇ ਖਾਧਾ ਗਿਆ (ਮਾਇਆ ਨੇ ਉਸੇ ਨੂੰ ਹੀ ਖਾ ਲਿਆ) । ਜਿਸ ਨੇ (ਇਸ ਨੂੰ) ਆਦਰ ਦੇ ਕੇ ਆਪਣੇ ਕੋਲ ਬਿਠਾਇਆ ਉਸ ਨੂੰ (ਇਸ ਮਾਇਆ ਨੇ) ਬੜਾ ਡਰ ਵਿਖਾਲਿਆ । ਭਰਾ ਮਿੱਤਰ ਪਰਵਾਰ (ਦੇ ਜੀਵ, ਸਾਰੇ ਹੀ ਇਸ ਮਾਇਆ ਨੂੰ) ਵੇਖ ਕੇ (ਆਪੋ ਵਿਚ) ਲੜ ਪੈਂਦੇ ਹਨ । ਗੁਰੂ ਦੀ ਕਿਰਪਾ ਨਾਲ ਇਹ ਸਾਡੇ ਵੱਸ ਵਿਚ ਆ ਗਈ ਹੈ ।੧।

ਅਨੇਕਾਂ ਬੰਦੇ ਤਿਆਗੀ ਬਣ ਕੇ ਤੁਰੇ ਫਿਰਦੇ ਹਨ (ਪਰ) ਉਹਨਾਂ ਨੂੰ (ਇਹ ਮਾਇਆ) ਕਾਮ-ਵਾਸਨਾ ਦੀ ਸ਼ਕਲ ਵਿਚ ਆ ਦਬਾਂਦੀ ਹੈ । ਅਨੇਕਾਂ ਬੰਦੇ (ਆਪਣੇ ਆਪ ਨੂੰ) ਦਾਨੀ ਅਖਵਾਂਦੇ ਹਨ, ਉਹਨਾਂ ਨੂੰ (ਭੀ) ਇਹ ਬਹੁਤ ਦੁਖੀ ਕਰਦੀ ਹੈ । ਸਤਿਗੁਰੂ ਦੇ ਚਰਨੀ ਲਗਣ ਕਰ ਕੇ ਸਾਨੂੰ ਪਰਮਾਤਮਾ ਨੇ (ਇਸ ਮਾਇਆ ਦੇ ਪੰਜੇ ਤੋਂ) ਬਚਾ ਲਿਆ ਹੈ ।੨।

ਤਪ ਕਰ ਰਹੇ ਤਪਸ਼ੀਆਂ ਨੂੰ (ਇਸ ਮਾਇਆ ਨੇ) ਕੁਰਾਹੇ ਪਾ ਦਿੱਤਾ ਹੈ । ਸਾਰੇ ਵਿਦਵਾਨ ਪੰਡਿਤ ਲੋਕ ਲੋਭ ਵਿਚ ਫਸ ਕੇ (ਮਾਇਆ ਦੀ ਹੱਥੀਂ) ਠੱਗੇ ਗਏ । ਸਾਰੇ ਤ੍ਰੈ-ਗੁਣੀ ਜੀਵ ਠੱਗੇ ਜਾ ਰਹੇ ਹਨ, ਦੇਵਤੇ ਭੀ ਠੱਗੇ ਜਾ ਰਹੇ ਹਨ । ਸਾਨੂੰ ਤਾਂ ਗੁਰੂ ਨੇ ਆਪਣਾ ਹੱਥ ਦੇ ਕੇ (ਇਸ ਪਾਸੋਂ) ਬਚਾ ਲਿਆ ਹੈ ।੩।

ਹੇ ਦਾਸ ਨਾਨਕ ! (ਆਖ—) ਜੇਹੜਾ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ (ਇਹ ਮਾਇਆ) ਉਸ ਦੀ ਦਾਸੀ ਬਣ ਕੇ ਕਾਰ ਕਰਦੀ ਹੈ, ਉਸ ਦੇ ਅੱਗੇ (ਦੋਵੇਂ) ਹੱਥ ਜੋੜਦੀ ਹੈ ਉਸ ਦੀ ਸੇਵਾ ਕਰਦੀ ਹੈ, ਉਸ ਅੱਗੇ ਬੇਨਤੀ ਕਰਦੀ ਹੈ (ਤੇ ਆਖਦੀ ਹੈ—) ਮੈਂ ਉਹੀ ਕਾਰ ਕਰਾਂਗੀ ਜੇਹੜੀ ਤੂੰ ਆਖੇਂ, ਮੈਂ ਉਸ ਮਨੁੱਖ ਦੇ ਨੇੜੇ ਨਹੀਂ ਢੁਕਾਂਗੀ (ਮੈਂ ਉਸ ਮਨੁੱਖ ਉਤੇ ਆਪਣਾ ਦਬਾਉ ਨਹੀਂ ਪਾਵਾਂਗੀ) ਜਿਹੜਾ ਗੁਰੂ ਦੀ ਸਰਨ ਪੈਂਦਾ ਹੈ ।੪।੧।

**ਨੋਟ** :—ਅੰਕ ੧ ਦੱਸਦਾ ਹੈ ਕਿ ਮਹਲਾ ੫ ਦਾ ਇਹ ਪਹਿਲਾ ਸ਼ਬਦ ਹੈ ।

ਆਸਾ ਮਹਲਾ ੫ ॥ ਸਸੂ ਤੇ ਪਿਰਿ ਕੀਨੀ ਵਾਖਿ ॥ ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ਪਿਰਿ ਰਖਿਆ ਕੀਨੀ ਸੁਖੜ ਸੁਜਾਣਿ ॥੧॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿਨਾਮੁ ਦਿਵਾਇਆ ॥੧॥ ਰਹਾਉ ॥ ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣ ਮਿਲਿ ਸਾਧ ਪਛਾਨੇ ॥੨॥ ਸਹਜ ਗੁਫਾ ਮਹਿ ਆਸਣੁ ਬਾਧਿਆ ॥ ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥ ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥ {ਪੰਨਾ ੩੨੦}

**ਪਦ ਅਰਥ** :—ਸਸੂ ਤੇ—ਸੱਸ ਤੋਂ {ਲਫਜ਼ ‘ਸਸੂ’ ਅੰਤ ਹੈ, ਪਰ ਇਸੜੀ ਲਿੰਗ ਹੈ । ਸੰਸਕ੍ਰਿਤ ਲਫਜ਼ ਹੈ ਸ਼ਬਦ । ਸੰਬੰਧਕ ਦੇ ਕਾਰਨ — ਦੇ ਥਾਂ — ਹੋ ਜਾਂਦਾ ਹੈ; ਜਿਵੇਂ, ‘ਖਾਕ’ ਤੋਂ ‘ਖਾਕੂ’, ‘ਜਿੰਦੁ’ ਤੋਂ ‘ਜਿੰਦੂ’} ਸਸੂ—ਅਗਿਆਨਤਾ । ਪਿਰਿ—ਪਿਰ ਨੇ । ਵਾਖਿ—ਵੱਖ । ਦੇਰ ਜਿਠਾਣੀ—ਦਿਰਾਣੀ ਜਿਠਾਣੀ; ਆਸਾ ਤ੍ਰਿਸ਼ਨਾ । ਜਿਠੇਰਾ—ਧਰਮ-ਰਾਜ । ਕਾਣਿ—ਧੌਂਸ । ਸੁਜਾਣਿ—ਸੁਜਾਨ ਨੇ ।੧।

ਦੁਰਜਨ—ਭੈੜੇ ਬੰਦੇ, ਮੰਦੇ ਭਾਵ । ਸੰਘਾਰੇ—ਮਾਰ ਲਏ ਹਨ । ਸਤਿਗੁਰਿ—ਗੁਰੂ ਨੇ ।੧। ਰਹਾਉ ।

ਪ੍ਰਥਮੈ—ਪਹਿਲਾਂ । ਲੋਗਾ ਰੀਤਿ—ਲੋਕ ਲਾਜ, ਜਗਤ-ਚਾਲ, ਲੋਕਾਚਾਰੀ ਰਸਮਾਂ । ਸਮਾਨੇ—ਇਕੋ ਜਿਹੇ । ਤੁਰੀਆ—ਚੌਥਾ ਪਦ ਜਿਥੇ ਮਾਇਆ ਦੇ ਗੁਣ ਪੋਹ ਨਹੀਂ ਸਕਦੇ । ਸਾਧ—ਗੁਰੂ ।੨।

ਸਹਜ—ਆਤਮਕ ਅਡੋਲਤਾ । ਬਾਧਿਆ—ਬੰਨ੍ਹਿਆ, ਬਣਾਇਆ । ਜੋਤਿ ਸਰੂਪ—ਉਹ ਜਿਸ ਦੀ ਹਸਤੀ ਨੂਰ ਹੀ ਨੂਰ ਹੈ । ਅਨਾਹਦੁ—{ਅਨਾਹਤ} ਬਿਨਾ ਵਜਾਏ, ਇਕ-ਰਸ, ਉਹ ਰਾਗ ਜੋ ਸਾਜ ਨੂੰ ਵਜਾਣ ਤੋਂ ਬਿਨਾ ਪੈਦਾ ਹੋ ਰਿਹਾ ਹੋਵੇ । ਵੀਚਾਰਿ—ਵਿਚਾਰ ਕੇ । ਧਨ—ਧੰਨ, ਭਾਗਾਂ ਵਾਲੀ । ਨਾਰਿ—ਇਸੜੀ । ਸੋਹਾਗਣਿ—ਸੁਹਾਗ ਵਾਲੀ ।੩।

ਬ੍ਰਹਮ ਬੀਚਾਰੁ—ਪਰਮਾਤਮਾ ਦੇ ਗੁਣਾਂ ਦਾ ਵਿਚਾਰ ।੪।

**ਅਰਥ** :—ਹੇ ਲੋਕੋ ! ਸੁਣੋ, (ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦੇ ਪਿਆਰ ਦਾ ਆਨੰਦ ਮਾਣਿਆ ਹੈ, ਗੁਰੂ ਨੇ ਮੈਨੂੰ ਪਰਮਾਤਮਾ ਦੇ ਨਾਮ ਦੀ ਦਾਤਿ ਦਿੱਤੀ ਹੈ (ਉਸ ਦੀ ਬਰਕਤਿ ਨਾਲ) ਮੈਂ ਭੈੜੇ ਭਾਵ ਮਾਰ ਲਏ ਹਨ (ਕਾਮਾਦਿਕ) ਵੈਰੀ ਮੁਕਾ ਲਏ ਹਨ ।੧।

(ਗੁਰੂ ਦੀ ਕਿਰਪਾ ਨਾਲ ਮੈਨੂੰ ਪ੍ਰਭੂ-ਪਤੀ ਮਿਲਿਆ) ਪਤੀ ਨੇ ਮੈਨੂੰ (ਆਗਿਆਨਤਾ-) ਸੱਸ ਤੋਂ ਵੱਖ ਕਰ ਲਿਆ ਹੈ, ਮੇਰੀ ਦਿਰਾਣੀ ਜਿਠਾਣੀ (ਆਸਾ ਤ੍ਰਿਸ਼ਨਾ, ਇਸ) ਦੁੱਖ ਕਲੇਸ਼ ਨਾਲ ਮਰ ਗਈ ਹੈ (ਕਿ ਮੈਨੂੰ ਪਤੀ ਮਿਲ ਪਿਆ ਹੈ) । (ਮੇਰੇ ਉਤੇ) ਜੇਠ (ਧਰਮ-ਰਾਜ) ਦੀ ਭੀ ਧੌਂਸ ਨਹੀਂ ਰਹੀ । ਸੁਚੱਜੇ ਸਿਆਣੇ ਪਤੀ ਨੇ ਮੈਨੂੰ (ਇਹਨਾਂ ਸਭਨਾਂ ਤੋਂ) ਬਚਾ ਲਿਆ ਹੈ ।੧।

(ਜਦੋਂ ਗੁਰੂ ਦੀ ਕਿਰਪਾ ਨਾਲ ਮੈਨੂੰ ਪ੍ਰਭੂ-ਪਤੀ ਮਿਲਿਆ, ਤਾਂ ਸਭ ਤੋਂ) ਪਹਿਲਾਂ ਮੈਂ ਹਉਮੈ ਨੂੰ ਪਿਆਰਨਾ ਛੱਡ ਦਿੱਤਾ, ਫਿਰ ਮੈਂ ਲੋਕਾਚਾਰੀ ਰਸਮਾਂ ਛੱਡੀਆਂ, ਫਿਰ ਮੈਂ ਮਾਇਆ ਦੇ ਤਿੰਨੇ ਗੁਣ ਛੱਡ ਕੇ ਵੈਰੀ ਤੇ ਮਿੱਤਰ ਇਕੋ ਜਿਹੇ (ਮਿੱਤਰ ਹੀ) ਸਮਝ ਲਏ । ਗੁਰੂ ਨੂੰ ਮਿਲ ਕੇ ਮੈਂ ਉਸ ਗੁਣ ਨਾਲ ਸਾਂਝ ਪਾ ਲਈ ਜੇਹੜਾ (ਮਾਇਆ ਦੇ ਤਿੰਨਾਂ ਗੁਣਾਂ ਤੋਂ ਉਤਾਰ) ਚੌਥੇ ਆਤਮਕ ਦਰਜੇ ਤੇ ਅਪੜਾਂਦਾ ਹੈ । ੨।

(ਜੋਗੀ ਗੁਫਾ ਵਿਚ ਬੈਠ ਕੇ ਆਸਣ ਲਾਂਦਾ ਹੈ । ਜਦੋਂ ਗੁਰੂ ਦੀ ਕਿਰਪਾ ਨਾਲ ਮੈਨੂੰ ਪ੍ਰਭੂ-ਪਤੀ ਮਿਲਿਆ ਤਾਂ ਮੈਂ) ਆਤਮਕ ਅਡੋਲਤਾ (ਦੀ) ਗੁਫਾ ਵਿਚ ਆਪਣਾ ਆਸਣ ਜਮਾ ਲਿਆ । ਮੇਰੇ ਅੰਦਰ ਨਿਰੇ ਨੂਰ ਹੀ ਨੂਰ-ਰੂਪ ਪਰਮਾਤਮਾ ਦੇ ਮਿਲਾਪ ਦਾ ਇਕ-ਰਸ ਵਾਜਾ ਵੱਜਣ ਲੱਗ ਪਿਆ । ਗੁਰੂ ਦੇ ਸ਼ਬਦ ਵਿਚਾਰ ਵਿਚਾਰ ਕੇ ਮੇਰੇ ਅੰਦਰ ਵੱਡਾ ਆਤਮਕ ਆਨੰਦ ਪੈਦਾ ਹੋ ਰਿਹਾ ਹੈ । (ਹੇ ਲੋਕੋ ! ) ਧੰਨ ਹੈ ਉਹ (ਜੀਵ-) ਇਸੜੀ, ਭਾਗਾਂ ਵਾਲੀ ਹੈ ਉਹ (ਜੀਵ-) ਇਸੜੀ ਜੇਹੜੀ (ਪ੍ਰਭੂ-) ਪਤੀ ਦੇ ਪਿਆਰ-ਰੰਗ ਨਾਲ ਰੰਗੀ ਗਈ ਹੈ । ੩।

(ਹੇ ਭਾਈ ! ) ਦਾਸ ਨਾਨਕ ਪਰਮਾਤਮਾ ਦੇ ਗੁਣਾਂ ਦਾ ਵਿਚਾਰ ਹੀ ਉਚਾਰਦਾ ਰਹਿੰਦਾ ਹੈ । ਜੇਹੜਾ ਭੀ ਮਨੁੱਖ ਪਰਮਾਤਮਾ ਦੀ ਸਿਫਤਿ-ਸਾਲਾਹ ਸੁਣਦਾ ਹੈ ਤੇ ਉਸ ਅਨੁਸਾਰ ਆਪਣਾ ਜੀਵਨ ਉੱਚਾ ਕਰਦਾ ਹੈ ਉਹ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਉਹ (ਮੁੜ ਮੁੜ) ਨਾਹ ਜੰਮਦਾ ਹੈ ਨਾਹ ਮਰਦਾ ਹੈ ਉਹ (ਜਗਤ ਵਿਚ ਮੁੜ ਮੁੜ) ਨਾਹ ਆਉਂਦਾ ਹੈ ਨਾਹ (ਇਥੋਂ ਮੁੜ ਮੁੜ) ਜਾਂਦਾ ਹੈ, ਉਹ ਸਦਾ ਪਰਮਾਤਮਾ ਦੀ ਯਾਦ ਵਿਚ ਲੀਨ ਰਹਿੰਦਾ ਹੈ । ੪। ੨।

ਆਸਾ ਮਹਲਾ ੫ ॥ ਨਿਜ ਭਗਤੀ ਸੀਲਵੰਤੀ ਨਾਰਿ ॥ ਰੂਪਿ ਅਨੂਪ ਪੂਰੀ ਆਚਾਰਿ ॥ ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥ ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥ ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥ ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥ ਜਿਚਰੁ ਵਸੀ ਪਿਤਾ ਕੈ ਸਾਥਿ ॥ ਤਿਚਰੁ ਕੰਤੁ ਬਹੁ ਫਿਰੈ ਉਦਾਸਿ ॥ ਕਰਿ ਸੇਵਾ ਸਤਪੁਰਖੁ ਮਨਾਇਆ ॥ ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥੨॥ ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜ ਸਰੂਪ ॥ ਇਛੁ ਪੂਰੇ ਮਨ ਕੰਤ ਸੁਆਮੀ ॥ ਸਗਲ ਸੰਤੋਖੀ ਦੇਰ ਜੇਠਾਨੀ ॥੩॥ ਸਭ ਪਰਵਾਰੈ ਮਾਹਿ ਸਰੇਸਟ ॥ ਮਤੀ ਦੇਵੀ ਦੇਵਰ ਜੇਸਟ ॥ ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ ॥ ਜਨ ਨਾਨਕ ਸੁਖੇ ਸੁਖਿ ਵਿਹਾਇ ॥੪॥੩॥ {ਪੰਨਾ ੩੭੦}

ਪਦ ਅਰਥ :-ਨਿਜ—ਆਪਣੀ, ਆਪਣੇ ਆਪ ਦੀ, ਆਤਮਾ ਦੇ ਕੰਮ ਆਉਣ ਵਾਲੀ । ਸੀਲ—ਮਿੱਠਾ ਸੁਭਾਉ । ਨਾਰਿ—ਇਸੜੀ । ਰੂਪਿ—ਰੂਪ ਵਿਚ । ਅਨੂਪ—ਉਪਮਾ-ਰਹਿਤ, ਬੇਮਿਸਾਲ । ਆਚਾਰਿ—ਆਚਾਰ ਵਿਚ, ਆਚਰਨ ਵਿਚ । ਜਿਤੁ—ਜਿਸ ਵਿਚ । ਗ੍ਰਿਹਿ—ਗਿਰਦੇ-ਘਰ ਵਿਚ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ੧।

ਸੁਕਰਣੀ—ਸ੍ਰੇਸ਼ਟ ਕਰਣੀ । ਕਾਮਣਿ—ਇਸੜੀ । ਮਿਲਿ—ਮਿਲ ਕੇ । ਜਜਿ—ਜੱਗ ਵਿਚ । ਕਾਜਿ—ਵਿਆਹ ਵਿਚ । ਪਰਥਾਇ—ਹਰ ਥਾਂ । ੧। ਰਹਾਉ ।

ਜਿਚਰੁ—ਜਿਤਨਾ ਚਿਰ । ਪਿਤਾ—(ਭਾਵ) ਗੁਰੂ । ਕੰਤੁ—ਜੀਵ । ਫਿਰੈ ਉਦਾਸਿ—ਭਟਕਦਾ ਫਿਰਦਾ ਹੈ । ਸਤਪੁਰਖੁ—ਅਕਾਲ-ਪੁਰਖ, ਪਰਮਾਤਮਾ । ਗੁਰਿ—ਗੁਰੂ ਨੇ । ਆਣੀ—ਲਿਆ ਦਿੱਤੀ । ੨।

ਬਤੀਹ ਸੁਲਖਣੀ—(ਲੱਜਾ, ਨਿਮਰਤਾ, ਦਇਆ, ਪਿਆਰ ਆਦਿਕ) ਬੱਤੀ ਚੰਗੇ ਲੱਛਣਾਂ ਵਾਲੀ । ਸਚੁ—ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ । ਸੰਤਤਿ—ਸੰਤਾਨ । ਸੁਘੜ—ਸੁਚੱਜੀ । ਸਰੂਪ—ਸੁੰਦਰ । ਇਛੁ ਮਨ ਕੰਤ—ਕੰਤ ਦੇ ਮਨ ਦੀ ਇੱਛਾ । ਸੰਤੋਖੀ—ਸੰਤੋਖ ਦੇਂਦੀ ਹੈ । ਦੇਰ ਜਿਠਾਣੀ—ਦਿਰਾਣੀ ਜਿਠਾਣੀ । (ਆਸਾ-ਤ੍ਰਿਸ਼ਨਾ) ਨੂੰ । ੩।

ਸਰੇਸਟ—ਉੱਤਮ । ਮਤੀ—{ਲਫਜ਼ 'ਮਤਿ' ਤੋਂ ਬਹੁ-ਵਚਨ} ਮੱਤਾਂ । ਦੇਵੀ—ਦੇਣ ਵਾਲੀ । ਦੇਵਰ ਜੇਸਟ—ਦਿਉਰਾਂ ਜੇਠਾਂ (ਗਿਆਨ-ਇੰਦ੍ਰਿਆਂ) ਨੂੰ । ਸੁਖਿ—ਸੁਖ ਵਿਚ । ਵਿਹਾਇ—ਬੀਤਦੀ ਹੈ । ੪।

**ਅਰਥ :—**(ਹੇ ਭਾਈ ! ) ਗੁਰੂ ਨੂੰ ਮਿਲ ਕੇ ਮੈਂ ਸ਼੍ਰੇਸ਼ਟ ਕਰਣੀ (-ਰੂਪ) ਇਸਤ੍ਰੀ ਹਾਸਲ ਕੀਤੀ ਹੈ ਜੇਹੜੀ ਵਿਆਹ ਸ਼ਾਦੀਆਂ ਵਿਚ ਹਰ ਥਾਂ ਸੋਹਣੀ ਲੱਗਦੀ ਹੈ ।੧।ਰਹਾਉ।

ਆਤਮਾ ਦੇ ਕੰਮ ਆਉਣ ਵਾਲੀ (ਪਰਮਾਤਮਾ ਦੀ) ਭਗਤੀ (ਮਾਨੋ) ਮਿੱਠੇ ਸੁਭਾਵ ਵਾਲੀ ਇਸਤ੍ਰੀ ਹੈ (ਜੋ) ਰੂਪ ਵਿਚ ਬੇਮਿਸਾਲ ਹੈ (ਜੋ) ਆਚਰਣ ਵਿਚ ਮੁਕੰਮਲ ਹੈ । ਜਿਸ (ਹਿਰਦੇ-) ਘਰ ਵਿਚ (ਇਹ ਇਸਤ੍ਰੀ) ਵੱਸਦੀ ਹੈ ਉਹ ਘਰ ਸੋਭਾ ਵਾਲਾ ਬਣ ਜਾਂਦਾ ਹੈ, ਪਰ ਕਿਸੇ ਵਿਰਲੇ ਜੀਵ ਨੇ ਗੁਰੂ ਦੀ ਸਰਨ ਪੈ ਕੇ (ਇਹ ਇਸਤ੍ਰੀ) ਪ੍ਰਾਪਤ ਕੀਤੀ ਹੈ ।੧।

(ਇਹ ਭਗਤੀ-ਰੂਪ ਇਸਤ੍ਰੀ) ਜਿਤਨਾ ਚਿਰ ਗੁਰੂ ਦੇ ਪਾਸ ਹੀ ਰਹਿੰਦੀ ਹੈ ਉਤਨਾ ਚਿਰ ਜੀਵ ਬਹੁਤ ਭਟਕਦਾ ਫਿਰਦਾ ਹੈ । ਜਦੋਂ (ਗੁਰੂ ਦੀ ਰਾਹੀਂ ਜੀਵ ਨੇ) ਸੇਵਾ ਕਰ ਕੇ ਪਰਮਾਤਮਾ ਨੂੰ ਪ੍ਰਸੰਨ ਕੀਤਾ, ਤਦੋਂ ਗੁਰੂ ਨੇ (ਇਸ ਦੇ ਹਿਰਦੇ-) ਘਰ ਵਿਚ ਲਿਆ ਬਿਠਾਈ ਤੇ ਇਸ ਨੇ ਸਾਰੇ ਸੁਖ ਆਨੰਦ ਪ੍ਰਾਪਤ ਕਰ ਲਏ ।੨।

(ਇਹ ਭਗਤੀ-ਰੂਪ ਇਸਤ੍ਰੀ ਦਇਆ, ਨਿਮ੍ਰਤਾ, ਲੱਜਾ ਆਦਿਕ) ਬੱਤੀ ਸੋਹਣੇ ਲੱਛਣਾਂ ਵਾਲੀ ਹੈ, ਸਦਾ-ਥਿਰ ਪਰਮਾਤਮਾ ਦਾ ਨਾਮ ਇਸ ਦੀ ਸੰਤਾਨ ਹੈ, ਪੁੱਤਰ ਹਨ, (ਇਹ ਇਸਤ੍ਰੀ) ਆਗਿਆ ਵਿਚ ਤੁਰਨ ਵਾਲੀ ਹੈ, ਸੁਚੱਜੀ ਹੈ, ਸੋਹਣੇ ਰੂਪ ਵਾਲੀ ਹੈ । ਜੀਵ-ਕੰਤ ਖਸਮ ਦੀ (ਹਰੇਕ) ਇੱਛਾ ਇਹ ਪੂਰੀ ਕਰਦੀ ਹੈ, ਦਿਰਾਣੀ ਜਿਠਾਣੀ (ਆਸਾ ਤ੍ਰਿਸ਼ਨਾ) ਨੂੰ ਇਹ ਹਰ ਤਰ੍ਹਾਂ ਸੰਤੋਖ ਦੇਂਦੀ ਹੈ (ਸ਼ਾਂਤ ਕਰਦੀ ਹੈ) ।੩।

(ਮਿੱਠਾ ਬੋਲ, ਨਿਮ੍ਰਤਾ, ਸੇਵਾ, ਦਾਨ, ਦਇਆ) ਸਾਰੇ (ਆਤਮਕ) ਪਰਵਾਰ ਵਿਚ (ਭਗਤੀ) ਸਭ ਤੋਂ ਉੱਤਮ ਹੈ, ਸਾਰੇ ਦਿਉਰਾਂ ਜੇਠਾਂ (ਗਿਆਨ-ਇੰਦ੍ਰਿਆਂ) ਨੂੰ ਮੱਤਾਂ ਦੇਣ ਵਾਲੀ ਹੈ (ਚੰਗੇ ਰਾਹੇ ਪਾਣ ਵਾਲੀ ਹੈ) । ਹੇ ਦਾਸ ਨਾਨਕ ! (ਆਖ—) ਉਹ ਹਿਰਦਾ-ਘਰ ਭਾਗਾਂ ਵਾਲਾ ਹੈ, ਜਿਸ ਘਰ ਵਿਚ (ਇਹ ਭਗਤੀ-ਇਸਤ੍ਰੀ) ਆ ਦਰਸ਼ਨ ਦੇਂਦੀ ਹੈ, (ਜਿਸ ਮਨੁੱਖ ਦੇ ਹਿਰਦੇ ਵਿਚ ਪਰਗਟ ਹੁੰਦੀ ਹੈ ਉਸ ਦੀ ਉਮਰ) ਸੁਖ ਆਨੰਦ ਵਿਚ ਬੀਤਦੀ ਹੈ ।੪।੩।

ਆਸਾ ਮਹਲਾ ੫ ॥ ਮਤਾ ਕਰਉ ਸੋ ਪਕਨਿ ਨ ਦੇਈ ॥ ਸੀਲ ਸੰਜਮ ਕੈ ਨਿਕਟਿ ਖਲੋਈ ॥ ਵੇਸ ਕਰੇ ਬਹੁ ਰੂਪ ਦਿਖਾਵੈ ॥ ਗ੍ਰਿਹਿ ਬਸਨਿ ਨ ਦੇਈ ਵਖਿ ਵਖਿ ਭਰਮਾਵੈ ॥੧॥ ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥ ਜਤਨ ਕਰਉ ਉਰਝਾਇ ਪਰੇਵੈ ॥੧॥ ਰਹਾਉ ॥ ਧੁਰ ਕੀ ਭੇਜੀ ਆਈ ਆਮਰਿ ॥ ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥ ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥ ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥੨॥ ਜਹ ਬੈਸਉ ਤਹ ਨਾਲੇ ਬੈਸੈ ॥ ਸਗਲ ਭਵਨ ਮਹਿ ਸਬਲ ਪ੍ਰਵੇਸੈ ॥ ਹੋਛੀ ਸਰਣਿ ਪਇਆ ਰਹਣੁ ਨ ਪਾਈ ॥ ਕਹੁ ਮੀਤਾ ਹਉ ਕੈ ਪਹਿ ਜਾਈ ॥੩॥ ਸੁਣਿ ਉਪਦੇਸੁ ਸਤਿਗੁਰ ਪਹਿ ਆਇਆ ॥ ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥ ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥ ਪ੍ਰਭੁ ਮਿਲਿਓ ਨਾਨਕ ਭਏ ਅਚਿੰਤਾ ॥੪॥ ਘਰੁ ਮੇਰਾ ਇਹ ਨਾਇਕਿ ਹਮਾਰੀ ॥ ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥੧॥ ਰਹਾਉ ਦੂਜਾ ॥੪॥੪॥ {ਪੰਨਾ ੩੭੧}

**ਪਦ ਅਰਥ :—**ਮਤਾ—ਸਲਾਹ, ਫੈਸਲਾ । ਸੀਲ—ਮਿੱਠਾ ਸੁਭਾਉ । ਸੰਜਮ—ਵਿਕਾਰਾਂ ਵਲੋਂ ਬਚਣ ਦਾ ਜਤਨ । ਨਿਕਟਿ—ਨੇੜੇ । ਗ੍ਰਿਹਿ—ਹਿਰਦੇ-ਘਰ ਵਿਚ ।੧।

ਨਾਇਕਿ—ਮਾਲਿਕਾ । ਕਰਉ—ਮੈਂ ਕਰਦਾ ਹਾਂ । ਉਰਝਾਇ ਪਰੇਵੈ—ਹੋਰ ਉਲਝਣਾਂ ਵਿਚ ਪਾ ਦੇਂਦੀ ਹੈ ।੧।ਰਹਾਉ।

ਆਮਰਿ—ਆਲਿਮ, ਕਾਰਿੰਦੀ । ਥਨੰਤਰ—ਥਾਨ ਅੰਤਰ, ਹੋਰ ਹੋਰ ਥਾਂ । ਤਟਿ—ਨਦੀ ਦੇ ਕੰਢੇ ਉਤੇ । ਤੀਰਥਿ—ਤੀਰਥ ਉਤੇ ।੨।

ਜਹ—ਜਿਥੇ । ਬੈਸਉ—ਮੈਂ ਬੈਠਦਾ ਹਾਂ । ਸਬਲ—ਬਲ ਵਾਲੀ । ਪ੍ਰਵੇਸੈ—ਜਾ ਵੜਦੀ ਹੈ । ਹੋਛੀ—ਕਮਜ਼ੋਰ । ਕੈ ਪਹਿ—ਕਿਸ ਦੇ ਪਾਸ ? ।੩।

ਗੁਰਿ—ਗੁਰੂ ਨੇ । ਮੋਹਿ—ਮੈਨੂੰ । ਦ੍ਰਿੜਾਇਆ—ਪੱਕਾ ਕਰਾਇਆ । ਘਰਿ—ਘਰ ਵਿਚ । ਅਚਿੰਤਾ—ਚਿੰਤਾ-ਰਹਿਤ ।੪।



ਦਰਬਾਰੀ—ਹਜ਼ੂਰੀ ਵਿਚ ਰਹਿਣ ਵਾਲਾ । ਹਮ—ਮੈਨੂੰ । ਆਮਰਿ—ਸੇਵਕਾ । ਰਹਾਉ ਦੂਜਾ ।

ਅਰਥ :—(ਇਹ ਮਾਇਆ ਮੇਰੇ) ਹਿਰਦੇ-ਘਰ ਦੀ ਮਾਲਕ ਬਣ ਬੈਠੀ ਹੈ, ਮੈਨੂੰ ਘਰ ਦਾ ਵਸੇਬਾ ਦੇਂਦੀ ਹੀ ਨਹੀਂ (ਮੈਨੂੰ ਆਤਮਕ ਅਡੋਲਤਾ ਨਹੀਂ ਮਿਲਣ ਦੇਂਦੀ) । ਜੇ ਮੈਂ (ਆਤਮਕ ਅਡੋਲਤਾ ਲਈ) ਜਤਨ ਕਰਦਾ ਹਾਂ, ਤਾਂ ਸਗੋਂ ਵਧੀਕ ਉਲਝਣਾਂ ਪਾ ਦੇਂਦੀ ਹੈ ।੧। ਰਹਾਉ।

(ਆਤਮਕ ਅਡੋਲਤਾ ਵਾਸਤੇ) ਮੈਂ ਜੇਹੜੀ ਭੀ ਸਲਾਹ ਕਰਦਾ ਹਾਂ ਉਸ ਨੂੰ (ਇਹ ਮਾਇਆ) ਸਿਰੇ ਨਹੀਂ ਚੜ੍ਹਨ ਦੇਂਦੀ, ਮਿੱਠੇ ਸੁਭਾਉ ਅਤੇ ਸੰਜਮ ਦੇ ਇਹ ਹਰ ਵੇਲੇ ਨੇੜੇ (ਰਾਖੀ ਬਣ ਕੇ) ਖਲੋਤੀ ਰਹਿੰਦੀ ਹੈ (ਇਸ ਵਾਸਤੇ ਮੈਂ ਨਾਹ ਸੀਲ ਹਾਸਲ ਕਰ ਸਕਦਾ ਹਾਂ, ਨਾਹ ਸੰਜਮ) । (ਇਹ ਮਾਇਆ) ਅਨੇਕਾਂ ਵੇਸ ਕਰਦੀ ਹੈ ਅਨੇਕਾਂ ਰੂਪ ਵਿਖਾਂਦੀ ਹੈ, ਹਿਰਦੇ-ਘਰ ਵਿਚ ਇਹ ਮੈਨੂੰ ਟਿਕਣ ਨਹੀਂ ਦੇਂਦੀ, ਕਈ ਤਰੀਕਿਆਂ ਨਾਲ ਭਟਕਾਂਦੀ ਫਿਰਦੀ ਹੈ ।੧।

(ਇਹ ਮਾਇਆ) ਧੁਰ ਦਰਗਾਹ ਤੋਂ ਤਾਂ ਸੇਵਕਾ ਬਣਾ ਕੇ ਭੇਜੀ ਹੋਈ (ਜਗਤ ਵਿਚ) ਆਈ ਹੈ, (ਪਰ ਇਥੇ ਆ ਕੇ ਇਸ ਨੇ) ਨੌ ਖੰਡਾਂ ਵਾਲੀ ਸਾਰੀ ਧਰਤੀ ਜਿੱਤ ਲਈ ਹੈ, ਸਾਰੇ ਹੀ ਥਾਂ ਜਿੱਤ ਲਏ ਹਨ, ਨਦੀਆਂ ਦੇ ਕੰਢੇ ਉਤੇ ਹਰੇਕ ਤੀਰਥ ਉਤੇ ਬੈਠੇ ਜੋਗ-ਸਾਧਨ ਕਰਨ ਵਾਲੇ ਤੇ ਸੰਨਿਆਸ ਧਾਰਨ ਵਾਲੇ ਭੀ (ਇਸ ਮਾਇਆ ਨੇ) ਨਹੀਂ ਛੱਡੇ । ਸਿੰਮ੍ਰਿਤੀਆਂ ਪੜ੍ਹ ਪੜ੍ਹ ਕੇ, ਤੇ ਵੇਦਾਂ ਦੇ (ਪਾਠਾਂ ਦੇ) ਅਭਿਆਸ ਕਰ ਕਰ ਕੇ ਪੰਡਿਤ ਲੋਕ ਭੀ (ਇਸ ਦੇ ਸਾਹਮਣੇ) ਹਾਰ ਗਏ ਹਨ ।੧।

ਮੈਂ ਜਿਥੇ ਭੀ (ਜਾ ਕੇ) ਬੈਠਦਾ ਹਾਂ (ਇਹ ਮਾਇਆ) ਮੇਰੇ ਨਾਲ ਹੀ ਆ ਬੈਠਦੀ ਹੈ, ਇਹ ਬੜੇ ਬਲ ਵਾਲੀ ਹੈ, ਸਾਰੇ ਹੀ ਭਵਨਾਂ ਵਿਚ ਜਾ ਪਹੁੰਚਦੀ ਹੈ, ਕਿਸੇ ਕਮਜ਼ੋਰ ਦੀ ਸਰਨ ਪਿਆਂ ਇਹ ਮੈਥੋਂ ਪਰੇ ਨਹੀਂ ਹਟਦੀ । ਸੌ, ਹੇ ਮਿੱਤਰ ! ਦੱਸ, (ਇਸ ਮਾਇਆ ਤੋਂ ਖਹਿੜਾ ਛੁਡਾਣ ਲਈ) ਮੈਂ ਕਿਸ ਦੇ ਜਾਵਾਂ ।੩।

(ਸਤਸੰਗੀ ਮਿੱਤਰ ਪਾਸੋਂ) ਉਪਦੇਸ਼ ਸੁਣ ਕੇ ਮੈਂ ਗੁਰੂ ਦੇ ਪਾਸ ਆਇਆ, ਗੁਰੂ ਨੇ ਪਰਮਾਤਮਾ ਦਾ ਨਾਮ-ਮੰਤ੍ਰ ਮੈਨੂੰ (ਮੇਰੇ ਹਿਰਦੇ ਵਿਚ) ਪੱਕਾ ਕਰ ਕੇ ਦੇ ਦਿੱਤਾ । (ਉਸ ਨਾਮ-ਮੰਤ੍ਰ ਦੀ ਬਰਕਤਿ ਨਾਲ) ਬੇਅੰਤ ਪਰਮਾਤਮਾ ਦੇ ਗੁਣ ਗਾ ਗਾ ਕੇ ਮੈਂ ਹੁਣ ਆਪਣੇ ਹਿਰਦੇ ਵਿਚ ਆ ਵੱਸਿਆ ਹਾਂ । ਹੇ ਨਾਨਕ ! (ਆਖ—ਹੁਣ ਮੈਨੂੰ) ਪਰਮਾਤਮਾ ਮਿਲ ਪਿਆ ਹੈ, ਤੇ ਮੈਂ (ਮਾਇਆ ਦੇ ਹੱਲਿਆਂ ਵਲੋਂ) ਬੇ-ਫਿਕਰ ਹੋ ਗਿਆ ਹਾਂ ।੪।

(ਹੁਣ ਇਹ ਹਿਰਦਾ-ਘਰ) ਮੇਰਾ ਆਪਣਾ ਘਰ ਬਣ ਗਿਆ ਹੈ (ਇਹ ਮਾਇਆ) ਮਾਲਕਾ ਭੀ ਮੇਰੀ (ਦਾਸੀ) ਬਣ ਗਈ ਹੈ, ਗੁਰੂ ਨੇ ਇਸ ਨੂੰ ਮੇਰੀ ਸੇਵਕਾ ਬਣਾ ਦਿੱਤਾ ਹੈ ਤੇ ਮੈਨੂੰ ਪ੍ਰਭੂ ਦੀ ਹਜ਼ੂਰੀ ਵਿਚ ਰਹਿਣ ਵਾਲਾ ਬਣਾ ਦਿੱਤਾ ਹੈ ।੧। ਰਹਾਉ ਦੂਜਾ ।੪।੪।

ਆਸਾ ਮਹਲਾ ੫ ॥ ਪ੍ਰਥਮੇ ਮਤਾ ਜਿ ਪੜ੍ਹੀ ਚਲਾਵਉ ॥ ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ ॥ ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥ ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥੧॥ ਮਹਾ ਅਨੰਦ ਅਚਿੰਤ ਸਹਜਾਇਆ ॥ ਦੁਸਮਨ ਦੂਤ ਮੁਏ ਸੁਖੁ ਪਾਇਆ ॥੧॥ ਰਹਾਉ ॥ ਸਤਿਗੁਰਿ ਮੋ ਕਉ ਦੀਆ ਉਪਦੇਸੁ ॥ ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥ ਜੋ ਕਿਛੁ ਕਰੀ ਸੁ ਤੇਰਾ ਤਾਣੁ ॥ ਤੂੰ ਮੇਰੀ ਓਟ ਤੂੰ ਹੈ ਦੀਬਾਣੁ ॥੨॥ ਤੁਧ ਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥ ਆਨ ਨ ਬੀਆ ਤੇਰੀ ਸਮਸਰਿ ॥ ਤੇਰੇ ਸੇਵਕ ਕਉ ਕਿਸ ਕੀ ਕਾਣਿ ॥ ਸਾਕਤੁ ਭੂਲਾ ਫਿਰੈ ਬੇਬਾਣਿ ॥੩॥ ਤੇਰੀ ਵਡਿਆਈ ਕਰੀ ਨ ਜਾਇ ॥ ਜਹ ਕਹ ਰਾਖਿ ਲੈਹਿ ਗਲਿ ਲਾਇ ॥ ਨਾਨਕ ਦਾਸ ਤੇਰੀ ਸਰਣਾਈ ॥ ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥ {ਪੰਨਾ ੩੭੧}

ਨੋਟ :—ਸਿੱਖ-ਇਤਿਹਾਸ ਦੱਸਦਾ ਹੈ ਕਿ ਦੋਖੀ ਸੁਲਹੀ ਖ਼ਾ ਵਾਲੀ ਬਲਾ ਟਲਣ ਤੇ ਸਤਿਗੁਰੂ ਜੀ ਨੇ ਇਹ ਸ਼ਬਦ ਉਚਾਰਿਆ ਸੀ ।

ਪਦ ਅਰਥ :—ਮਤਾ—ਸਲਾਹ । ਜਿ—ਕਿ । ਪੜ੍ਹੀ—ਚਿੱਠੀ । ਚਲਾਵਉ—ਮੈਂ ਭੇਜਾਂ, ਚਲਾਵਉਂ । ਦੁਇ—ਦੇ । ਪਹੁਚਾਵਉ—ਪਹੁਚਾਵਉਂ, ਮੈਂ ਅਪੜਾਵਾਂ । ਕਰਉ—ਮੈਂ ਕਰਾਂ । ਉਪਾਇਆ—ਉਪਾਉ । ਪ੍ਰਭ—ਹੇ ਪ੍ਰਭੂ ! ਤੁਹੀ—ਤੈਨੂੰ ਹੀ । ੧।

ਅਚਿੰਤ—ਨਿਸਚਿੰਤਤਾ । ਸਹਜਾਇਆ—ਸਹਜ, ਆਤਮਕ ਅਡੋਲਤਾ । ਦੂਤ—ਵੈਰੀ । ੧। ਰਹਾਉ ।

ਸਤਿਗੁਰਿ—ਗੁਰੂ ਨੇ । ਮੋ ਕਉ—ਮੈਨੂੰ । ਕਉ—ਨੂੰ । ਜੀਉ—ਜਿੰਦ । ਪਿੰਡੁ—ਸਰੀਰ । ਕਰੀ—ਕਰੀਂ, ਮੈਂ ਕਰਦਾ ਹਾਂ । ਤਾਣੁ—ਬਲ । ਦੀਬਾਣੁ—ਆਸਰਾ । ੨।

ਨੋ—ਨੂੰ । ਕੈਂ ਧਰਿ—ਕੇਹੜੇ ਪਾਸੇ ? ਆਨ—ਹੋਰ । ਬੀਆ—ਦੂਜਾ । ਸਮਸਰਿ—ਬਰਾਬਰ । ਕਾਣਿ—ਮੁਥਾਜੀ । ਸਾਕਤੁ—ਰੱਬ ਨਾਲੋਂ ਟੁੱਟਾ ਹੋਇਆ । ਬੇਬਾਣਿ—ਜੰਗਲ ਵਿਚ । ੩।

ਜਹ ਕਹ—ਜਿਥੇ ਕਿਥੇ, ਹਰ ਥਾਂ । ਗਲਿ—ਗਲ ਨਾਲ । ਲਾਇ—ਲਾ ਕੇ । ਪ੍ਰਭਿ—ਪ੍ਰਭੂ ਨੇ । ਪੈਜ—ਇੱਜ਼ਤ । ਵਾਧਾਈ—ਵਧੀ ਹੋਈ ਅਵਸਥਾ, ਚੜ੍ਹਦੀ ਕਲਾ, ਆਤਮਕ ਤਾਕਤ । ਵਜੀ—ਵੱਜ ਪਈ, ਜੋਰ ਵਿਚ ਆ ਗਈ । ੪।

**ਅਰਥ** :—(ਪਰਮਾਤਮਾ ਦਾ ਆਸਰਾ ਲਿਆਂ) ਬੜਾ ਆਤਮਕ ਆਨੰਦ ਮਿਲਦਾ ਹੈ, ਨਿਸਚਿੰਤਤਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਸਾਰੇ ਵੈਰੀ ਦੁਸ਼ਮਨ ਮੁੱਕ ਜਾਂਦੇ ਹਨ (ਕੋਈ ਦੁਸ਼ਮਨ ਨਹੀਂ ਜਾਪਦਾ, ਕੋਈ ਵੈਰੀ ਨਹੀਂ ਜਾਪਦਾ), (ਇਸ ਤਰ੍ਹਾਂ) ਅੰਤਰ ਆਤਮੇ ਸੁਖ ਮਿਲਦਾ ਹੈ । ੧। ਰਹਾਉ ।

ਪਹਿਲਾਂ ਮੈਨੂੰ ਸਲਾਹ ਦਿੱਤੀ ਗਈ ਕਿ (ਵੈਰੀ ਬਣ ਕੇ ਆ ਰਹੇ ਨੂੰ) ਚਿੱਠੀ ਲਿਖ ਭੇਜਾਂ, ਫਿਰ ਸਲਾਹ ਮਿਲੀ ਕਿ ਮੈਂ (ਉਸ ਪਾਸ) ਦੋ ਮਨੁੱਖ ਅਪੜਾਵਾਂ, ਤੀਜੀ ਸਲਾਹ ਮਿਲੀ ਕਿ ਮੈਂ ਕੋਈ ਨ ਕੋਈ ਉਪਾਉ ਜ਼ਰੂਰ ਕਰਾਂ, ਪਰ ਹੇ ਪ੍ਰਭੂ ! ਹੋਰ ਸਾਰੇ ਜਤਨ ਛੱਡ ਕੇ ਮੈਂ ਸਿਰਫ਼ ਤੈਨੂੰ ਹੀ ਸਿਮਰਿਆ । ੧।

ਸਤਿਗੁਰੂ ਨੇ ਮੈਨੂੰ ਸਿੱਖਿਆ ਦਿੱਤੀ ਕਿ ਇਹ ਜਿੰਦ ਤੇ ਇਹ ਸਰੀਰ ਸਭ ਕੁਝ ਪਰਮਾਤਮਾ ਦੇ ਰਹਿਣ ਲਈ ਥਾਂ ਹੈ । (ਇਸ ਵਾਸਤੇ) ਮੈਂ ਜੋ ਕੁਝ ਭੀ ਕਰਦਾ ਹਾਂ ਤੇਰਾ ਸਹਾਰਾ ਲੈ ਕੇ ਕਰਦਾ ਹਾਂ, ਤੂੰ ਹੀ ਮੇਰੀ ਓਟ ਹੈਂ ਤੂੰ ਹੀ ਆਸਰਾ ਹੈਂ । ੨।

ਹੇ ਪ੍ਰਭੂ ! ਤੈਨੂੰ ਛੱਡ ਕੇ ਹੋਰ ਜਾਈਏ ਭੀ ਕਿਹੜੇ ਪਾਸੇ ? (ਕਿਉਂਕਿ) ਤੇਰੇ ਬਰਾਬਰ ਦਾ ਦੂਜਾ ਕੋਈ ਹੈ ਹੀ ਨਹੀਂ (ਜਿਸ ਨੂੰ ਨਿਸ਼ਚਾ ਹੋਵੇ ਉਸ) ਤੇਰੇ ਸੇਵਕ ਨੂੰ ਹੋਰ ਕਿਸ ਦੀ ਮੁਥਾਜੀ ਹੋ ਸਕਦੀ ਹੈ ? (ਪਰ ਹੇ ਪ੍ਰਭੂ ! ) ਤੈਥੋਂ ਟੁੱਟਾ ਹੋਇਆ ਮਨੁੱਖ ਕੁਰਾਹੇ ਪੈ ਕੇ (ਮਾਨੋ) ਉਜਾੜ ਵਿਚ ਭਟਕਦਾ ਫਿਰਦਾ ਹੈ । ੩।

ਹੇ ਪ੍ਰਭੂ ! ਤੂੰ ਕੇਡਾ ਵੱਡਾ ਹੈਂ ਇਹ ਗੱਲ ਮੈਥੋਂ ਬਿਆਨ ਨਹੀਂ ਕੀਤੀ ਜਾ ਸਕਦੀ, ਤੂੰ ਹਰ ਥਾਂ (ਮੈਨੂੰ ਆਪਣੇ) ਗਲ ਨਾਲ ਲਾ ਕੇ ਬਚਾ ਲੈਂਦਾ ਹੈਂ । ਹੇ ਦਾਸ ਨਾਨਕ ! (ਆਖ—ਹੇ ਪ੍ਰਭੂ ! ) ਮੈਂ ਤੇਰੀ ਸਰਨ ਹੀ ਪਿਆ ਰਹਿੰਦਾ ਹਾਂ ।

(ਹੇ ਭਾਈ ! ) ਪ੍ਰਭੂ ਨੇ ਮੇਰੀ ਇੱਜ਼ਤ ਰੱਖ ਲਈ ਹੈ (ਮੁਸੀਬਤਾਂ ਦੇ ਵੇਲੇ ਭੀ ਉਸ ਦੀ ਮੇਹਰ ਨਾਲ) ਮੇਰੇ ਅੰਦਰ ਚੜ੍ਹਦੀ ਕਲਾ ਪ੍ਰਬਲ ਰਹਿੰਦੀ ਹੈ । ੪। ੫।

ਆਸਾ ਮਹਲਾ ੫ ॥ ਪਰਦੇਸੁ ਝਾਗਿ ਸਉਦੇ ਕਉ ਆਇਆ ॥ ਵਸਤੁ ਅਨੂਪ ਸੁਣੀ ਲਾਭਾਇਆ ॥ ਗੁਣ ਰਾਸਿ ਬੰਨਿ ਪਲੈ ਆਨੀ ॥ ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥ ਸਾਹ ਵਾਪਾਰੀ ਦੁਆਰੈ ਆਏ ॥ ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥ ਸਾਹਿ ਪਠਾਇਆ ਸਾਰੈ ਪਾਸਿ ॥ ਅਮੋਲ ਰਤਨ ਅਮੋਲਾ ਰਾਸਿ ॥ ਵਿਸਟੁ ਸੁਭਾਈ ਪਾਇਆ ਮੀਤ ॥ ਸਉਦਾ ਮਿਲਿਆ ਨਿਹਚਲ ਚੀਤ ॥੨॥ ਭਉ ਨਹੀ ਤਸਕਰ ਪਉਣ ਨ ਪਾਨੀ ॥ ਸਹਜਿ ਵਿਹਾਈ ਸਹਜਿ ਲੈ ਜਾਨੀ ॥ ਸਤ ਕੈ ਖਟਿਐ ਦੁਖੁ ਨਹੀ ਪਾਇਆ ॥ ਸਹੀ ਸਲਾਮਤਿ ਘਰਿ ਲੈ ਆਇਆ ॥੩॥ ਮਿਲਿਆ ਲਾਹਾ ਭਏ ਅਨੰਦ ॥ ਧੰਨੁ ਸਾਹ ਪੂਰੇ ਬਖਸਿੰਦ ॥ ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥ ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥ {ਪੰਨਾ ੩੨੨}

ਪਦ ਅਰਥ :—ਪਰਦੇਸੁ—(ਚੌਰਾਸੀ ਲੱਖ ਜੂਨਾਂ ਵਾਲਾ) ਓਪਰਾ ਦੇਸ । ਝਾਗਿ—ਔਖਿਆਈਆਂ ਨਾਲ ਲੰਘ ਕੇ । ਕਉ—ਵਾਸਤੇ । ਅਨੂਪ—ਜਿਸ ਵਰਗੀ ਹੋਰ ਕੋਈ ਨ ਹੋਵੇ, ਅਤਿ ਸੁੰਦਰ । ਲਾਭਾਇਆ—ਲਾਹੇਵੰਦੀ । ਬੰਨ੍ਹਿ—ਬੰਨ੍ਹ ਕੇ । ਪਲੈ—ਪੱਲੈ, ਪੱਲੇ ਵਿਚ । ਆਨੀ—ਲਿਆਂਦੀ । ਦੇਖਿ—ਵੇਖ ਕੇ । ਲਪਟਾਨੀ—ਰੀਝ ਪਿਆ । ੧।

ਸਾਹ—ਹੇ ਸਾਹ ! ਹੇ ਗੁਰੂ ! ਦੁਆਰੈ—ਦੁਆਰੇ ਤੇ । ਕਰਾਏ—ਕਰਾਇ । ੧। ਰਹਾਉ ।

ਸਾਹਿ—ਸਾਹ ਨੇ, ਪਰਮਾਤਮਾ ਨੇ । ਪਠਾਇਆ—ਭੇਜਿਆ । ਸਾਹੈ ਪਾਸਿ—ਸਾਹ ਦੇ ਕੋਲ, ਗੁਰੂ ਕੋਲ । ਅਮੋਲ—ਜਿਸ ਦੇ ਵੱਟੇ ਵਿਚ ਕੋਈ ਚੀਜ਼ ਬਰਾਬਰ ਦੇ ਮੁੱਲ ਦੀ ਨਾਹ ਹੋਵੇ । ਵਿਸਟੁ—ਵਕੀਲ, ਵਿਚੋਲਾ । ਸੁਭਾਈ—ਪ੍ਰੇਮ ਕਰਨ ਵਾਲਾ । ਨਿਹਚਲ—ਅਡੋਲ । ੨।

ਤਸਕਰ—ਚੋਰ । ਸਹਜਿ—ਆਤਮਕ ਅਡੋਲਤਾ ਵਿਚ । ਸਤ ਕੈ ਖਟਿਐ—ਈਮਾਨਦਾਰੀ ਨਾਲ ਕਮਾਇਆਂ । ਘਰਿ—ਹਿਰਦੇ-ਘਰ ਵਿਚ । ੩।

ਲਾਹਾ—ਲਾਭ । ਧੰਨੁ—ਸਲਾਹਣ-ਜੋਗ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਸਹਲੀ—ਸਫਲੀ । ਖੇਪ—ਸੌਦਾ । ੪।

**ਅਰਥ :**—ਹੇ ਸਾਹ ! ਹੇ ਸਤਿਗੁਰੂ ! ਤੇਰੇ ਦਰ ਤੇ (ਨਾਮ ਦਾ ਵਣਜ ਕਰਨ ਵਾਲੇ) ਜੀਵ-ਵਪਾਰੀ ਆਏ ਹਨ (ਤੂੰ ਆਪਣੇ ਖਜ਼ਾਨੇ ਵਿਚੋਂ ਨਾਮ ਦਾ) ਸੌਦਾ ਕੱਢ ਕੇ ਇਹਨਾਂ ਨੂੰ ਸੌਦਾ ਕਰਨ ਦੀ ਜਾਚ ਸਿਖਾ । ੧। ਰਹਾਉ ।

ਹੇ ਸਾਹ ! (ਚੌਰਾਸੀ ਲੱਖ ਜੂਨਾਂ ਵਾਲਾ) ਓਪਰਾ ਦੇਸ ਬੜੀਆਂ ਔਖਿਆਈਆਂ ਨਾਲ ਲੰਘ ਕੇ ਮੈਂ (ਤੇਰੇ ਦਰ ਤੇ ਨਾਮ ਦਾ) ਸੌਦਾ ਕਰਨ ਆਇਆ ਹਾਂ, ਮੈਂ ਸੁਣਿਆ ਹੈ ਕਿ ਨਾਮ ਵਸਤ ਬੜੀ ਸੁੰਦਰ ਹੈ ਤੇ ਲਾਭ ਦੇਣ ਵਾਲੀ ਹੈ । ਹੇ ਗੁਰੂ ! ਮੈਂ ਗੁਣਾਂ ਦਾ ਸਰਮਾਇਆ ਪੱਲੇ ਬੰਨ੍ਹ ਕੇ ਲਿਆਂਦਾ ਹੈ, ਪ੍ਰਭੂ ਦਾ ਨਾਮ-ਰਤਨ ਵੇਖ ਕੇ ਮੇਰਾ ਇਹ ਮਨ (ਇਸ ਨੂੰ ਖਰੀਦਣ ਵਾਸਤੇ) ਰੀਝ ਪਿਆ ਹੈ । ੧।

(ਹੇ ਭਾਈ ! ) ਪਰਮਾਤਮਾ-ਸਾਹ ਨੇ ਮੈਨੂੰ ਗੁਰੂ ਦੇ ਪਾਸ ਭੇਜਿਆ (ਗੁਰੂ ਦੇ ਦਰ ਤੋਂ ਮੈਨੂੰ ਉਹ) ਰਤਨ ਮਿਲ ਪਿਆ ਹੈ ਉਹ ਸਰਮਾਇਆ ਮਿਲ ਪਿਆ ਹੈ, ਦੁਨੀਆ ਵਿਚ ਜਿਸ ਦੇ ਬਰਾਬਰ ਦੀ ਕੀਮਤ ਦਾ ਕੋਈ ਪਦਾਰਥ ਨਹੀਂ ਹੈ । (ਪਰਮਾਤਮਾ ਦੀ ਮੇਹਰ ਨਾਲ ਮੈਨੂੰ) ਪਿਆਰ-ਭਰੇ ਹਿਰਦੇ ਵਾਲਾ ਵਿਚੋਲਾ ਮਿੱਤਰ ਮਿਲ ਪਿਆ ਹੈ, ਉਸ ਪਾਸੋਂ ਪਰਮਾਤਮਾ ਦੇ ਨਾਮ ਦਾ ਸੌਦਾ ਲੱਭਾ ਹੈ ਤੇ ਮੇਰਾ ਮਨ ਦੁਨੀਆ ਦੇ ਪਦਾਰਥਾਂ ਵਲ ਡੋਲਣੋਂ ਹਟ ਗਿਆ ਹੈ । ੨।

(ਹੇ ਭਾਈ ! ਇਸ ਰਤਨ ਨੂੰ ਇਸ ਸਰਮਾਏ ਨੂੰ) ਚੋਰਾਂ ਤੋਂ ਖਤਰਾ ਨਹੀਂ, ਹਵਾ ਤੋਂ ਡਰ ਨਹੀਂ, ਪਾਣੀ ਤੋਂ ਡਰ ਨਹੀਂ (ਨਾਹ ਚੋਰ ਚੁਰਾ ਸਕਦੇ ਹਨ ਨਾਹ ਝੱਖੜ ਉਡਾ ਸਕਦੇ ਹਨ ਨਾਹ ਪਾਣੀ ਡੋਬ ਸਕਦਾ ਹੈ) । ਆਤਮਕ ਅਡੋਲਤਾ ਦੀ ਬਰਕਤਿ ਨਾਲ ਇਹ ਰਤਨ ਮੈਂ (ਗੁਰੂ ਪਾਸੋਂ) ਖਰੀਦਿਆ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿ ਕੇ ਇਹ ਰਤਨ ਮੈਂ ਆਪਣੇ ਨਾਲ ਲੈ ਜਾਵਾਂਗਾ । ਈਮਾਨਦਾਰੀ ਨਾਲ ਖੱਟਣ ਕਰਕੇ ਇਹ ਰਤਨ ਹਾਸਲ ਕਰਨ ਵਿਚ ਮੈਨੂੰ ਕੋਈ ਦੁੱਖ ਨਹੀਂ ਸਹਾਰਨਾ ਪਿਆ, ਤੇ ਇਹ ਨਾਮ-ਸੌਦਾ ਮੈਂ ਸਹੀ ਸਲਾਮਤਿ ਸਾਂਭ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ । ੩।

ਹੇ ਪੂਰੀਆਂ ਬਖਸ਼ਿਸ਼ਾਂ ਕਰਨ ਵਾਲੇ ਸਾਹ-ਪ੍ਰਭੂ ! ਮੈਂ ਤੈਨੂੰ ਹੀ ਸਲਾਹੁੰਦਾ ਹਾਂ (ਤੇਰੀ ਮੇਹਰ ਨਾਲ ਮੈਨੂੰ ਤੇਰੇ ਨਾਮ ਦਾ) ਲਾਭ ਮਿਲਿਆ ਹੈ ਤੇ ਮੇਰੇ ਅੰਦਰ ਆਨੰਦ ਪੈਦਾ ਹੋ ਗਿਆ ਹੈ ।

ਹੇ ਭਾਈ ! ਕਿਸੇ ਵਿਰਲੇ ਭਾਗਾਂ ਵਾਲੇ ਨੇ ਗੁਰੂ ਦੀ ਸਰਨ ਪੈ ਕੇ (ਪ੍ਰਭੂ ਦੇ ਨਾਮ ਦਾ) ਸੌਦਾ ਪ੍ਰਾਪਤ ਕੀਤਾ ਹੈ (ਗੁਰੂ ਦੀ ਸਰਨ ਪੈ ਕੇ ਹੀ) ਨਾਨਕ ਭੀ ਇਹ ਲਾਹੇਵੰਦਾ ਸੌਦਾ ਖੱਟ ਸਕਿਆ ਹੈ । ੪। ੬।

**ਆਸਾ ਮਹਲਾ ੫ ॥ ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥ ਨਹ ਦੇਖਿਓ ਰੂਪ ਰੰਗ ਸੀਗਾਰੋ ॥ ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥ ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥ ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥ ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥ ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥**

ਕੰਤੁ ਮਿਲਿਓ ਮੇਰੇ ਸਭੁ ਦੁਖੁ ਜੋਹਿਓ ॥ ਆਂਗਨਿ ਮੇਰੈ ਸੋਭਾ ਚੰਦ ॥ ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥ ਬਸਤ੍ਰੁ  
ਹਮਾਰੇ ਰੰਗਿ ਚਲੂਲ ॥ ਸਗਲ ਆਭਰਣ ਸੋਭਾ ਕੰਠਿ ਫੂਲ ॥ ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥ ਦੁਸਟ ਦੂਤ  
ਕੀ ਚੂਕੀ ਕਾਨਿ ॥੩॥ ਸਦ ਖੁਸੀਆ ਸਦਾ ਰੰਗ ਮਾਣੇ ॥ ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥ ਕਹੁ ਨਾਨਕ ਜਉ  
ਪਿਰਹਿ ਸੀਗਾਰੀ ॥ ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੨॥ {ਪੰਨਾ ੩੨੨}

**ਪਦ ਅਰਥ :**—ਬੀਚਾਰੋ—ਬੀਚਾਰਾ, ਵਿਚਾਰਿਆ । ਚਜ—ਸੁਚੱਜ । ਅਚਾਰ—ਆਚਾਰ, ਚੰਗਾ ਆਚਰਨ । ਬਿਧਿ—  
ਢੰਗ, ਤਰੀਕਾ, ਜਾਚ । ਜਾਨੀ—ਜਾਣੀ, ਸਿੱਖੀ । ਪਕਰਿ—ਫੜ ਕੇ । ਪ੍ਰਿਅ—ਪਿਆਰੇ ਨੇ । ਆਨੀ—ਲੈ  
ਆਂਦਾ ।੧।

ਬੋ ਸਖੀ—ਹੇ ਸਖੀ ! ਕੰਤਿ—ਕੰਤ ਨੇ । ਕੀਅਲੋ—ਕੀਤਾ । ਖਸਮਾਨਾ—ਖਸਮ ਵਾਲਾ ਫਰਜ਼, ਸੰਭਾਲ । ਕਰੁ—ਹੱਥ  
{ਇਕ-ਵਚਨ} । ਮਸਤਕਿ—ਮੱਥੇ ਉਤੇ । ਧਾਰਿ—ਰੱਖ ਕੇ । ਅਜਾਨਾ—ਅੰਵਾਣ, ਮੂਰਖ ।੧। ਰਹਾਉ।

ਸੁਹਾਗੁ—ਚੰਗਾ ਭਾਗ । ਸੋਹਿਓ—ਸੋਹਣਾ ਲੱਗ ਰਿਹਾ ਹੈ, ਚਮਕਿਆ ਹੈ । ਜੋਹਿਓ—ਗਹੁ ਨਾਲ ਵੇਖਿਆ ਹੈ (ਜਿਵੇਂ  
ਕੋਈ ਹਕੀਮ ਕਿਸੇ ਰੋਗੀ ਦਾ ਦੁੱਖ ਗਹੁ ਨਾਲ ਵੇਖਦਾ ਹੈ) । ਆਂਗਨਿ—(ਹਿਰਦਾ-ਰੂਪ) ਵੇਹੜੇ ਵਿਚ । ਨਿਸਿ—  
ਰਾਤ । ਬਾਸੁਰ—ਦਿਨ । ਸੰਗਿ—ਨਾਲ, ਸੰਗਤਿ ਵਿਚ ।੨।

ਰੰਗਿ ਚਲੂਲ—ਗੂੜ੍ਹੇ ਰੰਗ ਵਿਚ । ਸਗਲ—ਸਾਰੇ । ਆਭਰਣ—ਗਹਣੇ । ਕੰਠਿ—ਗਲ ਵਿਚ । ਪੇਖੀ—ਵੇਖੀ ।  
ਦ੍ਰਿਸਟਿ—ਨਿਗਾਹ, ਨਜ਼ਰ । ਨਿਧਾਨ—ਖਜ਼ਾਨੇ । ਦੂਤ—ਵੈਰੀ । ਕਾਨਿ—ਕਾਣਿ, ਧੌਂਸ, ਦਬਾਉ ।੩।

ਸਦ—ਸਦਾ । ਨਉਨਿਧਿ—(ਧਰਤੀ ਦੇ ਸਾਰੇ ਹੀ) ਨੌਂ ਖਜ਼ਾਨੇ । ਗ੍ਰਿਹ ਮਹਿ—(ਹਿਰਦੇ-) ਘਰ ਵਿਚ । ਤ੍ਰਿਪਤਾਨੇ—  
ਸੰਤੋਖ ਆ ਗਿਆ । ਜਉ—ਜਦੋਂ । ਪਿਰਹਿ—ਪਿਰ ਨੇ, ਖਸਮ ਨੇ । ਸੀਗਾਰੀ—ਸਜਾ ਦਿੱਤੀ, ਸੋਹਣੀ ਬਣਾ ਦਿੱਤੀ ।  
ਸੰਗਿ—ਨਾਲ । ਥਿਰੁ—ਅਡੋਲ-ਚਿਤ ।੪।

**ਅਰਥ :**—ਹੇ (ਮੇਰੀ) ਸਹੇਲੀਏ ! ਸੁਣ ਮੇਰੇ ਖਸਮ-ਪ੍ਰਭੂ ਨੇ (ਮੇਰੀ) ਸੰਭਾਲ ਕੀਤੀ ਹੈ, (ਮੇਰੇ) ਮੱਥੇ ਉਤੇ (ਆਪਣਾ)  
ਹੱਥ ਰੱਖ ਕੇ ਉਸ ਨੇ ਮੈਨੂੰ ਆਪਣੀ ਜਾਣ ਕੇ ਮੇਰੀ ਰੱਖਿਆ ਕੀਤੀ ਹੈ । ਪਰ ਇਹ ਮੂਰਖ ਜਗਤ ਇਸ (ਭੇਤ) ਨੂੰ ਕੀਹ  
ਸਮਝੇ ? ।੧। ਰਹਾਉ।

(ਹੇ ਸਹੇਲੀਏ ! ਮੇਰੇ ਖਸਮ ਨੇ) ਮੇਰਾ ਕੋਈ ਗੁਣ ਨਹੀਂ ਵਿਚਾਰਿਆ ਮੇਰਾ ਕੋਈ ਔਗੁਣ ਨਹੀਂ ਤੱਕਿਆ । ਉਸ ਨੇ ਮੇਰਾ  
ਰੂਪ ਨਹੀਂ ਵੇਖਿਆ, ਰੰਗ ਨਹੀਂ ਵੇਖਿਆ, ਸਿੰਗਾਰ ਨਹੀਂ ਵੇਖਿਆ, ਮੈਂ ਕੋਈ ਸੁਚੱਜ ਨਹੀਂ ਸਾਂ ਸਿੱਖੀ ਹੋਈ, ਮੈਂ ਉੱਚੇ  
ਆਚਰਨ ਦਾ ਕੋਈ ਢੰਗ ਨਹੀਂ ਸਾਂ ਜਾਣਦੀ । ਫਿਰ ਭੀ (ਹੇ ਸਹੇਲੀਏ ! ) ਮੇਰੀ ਬਾਂਹ ਫੜ ਕੇ ਪਿਆਰੇ (ਪ੍ਰਭੂ-ਪਤੀ) ਨੇ  
ਮੈਨੂੰ ਆਪਣੀ ਸੇਜ ਉਤੇ ਲੈ ਆਂਦਾ ।੧।

(ਹੇ ਸਹੇਲੀਏ ! ) ਹੁਣ ਮੇਰਾ ਚੰਗਾ ਸਤਾਰਾ ਚਮਕ ਪਿਆ ਹੈ, ਮੇਰਾ ਪ੍ਰਭੂ-ਪਤੀ ਮੈਨੂੰ ਮਿਲ ਪਿਆ ਹੈ, ਉਸ ਨੇ ਮੇਰਾ  
ਸਾਰਾ ਰੋਗ ਗਹੁ ਨਾਲ ਤੱਕ ਲਿਆ ਹੈ । ਮੇਰੇ (ਹਿਰਦੇ ਦੇ) ਵੇਹੜੇ ਵਿਚ ਸੋਭਾ ਦਾ ਚੰਦ ਚੜ੍ਹ ਪਿਆ ਹੈ । ਮੈਂ ਰਾਤ ਦਿਨ  
ਪਿਆਰੇ (ਪ੍ਰਭੂ-ਪਤੀ) ਨਾਲ ਆਨੰਦ ਮਾਣ ਰਹੀ ਹਾਂ ।੨।

(ਹੇ ਸਹੇਲੀਏ ! ) ਪਿਆਰੇ (ਪ੍ਰਭੂ-ਪਤੀ) ਨੇ ਮੈਨੂੰ (ਪਿਆਰ ਦੀ) ਨਿਗਾਹ ਨਾਲ ਤੱਕਿਆ ਹੈ (ਹੁਣ, ਮਾਨੋ) ਮੈਂ ਸਾਰੇ ਹੀ  
ਖਜ਼ਾਨੇ ਪ੍ਰਾਪਤ ਕਰ ਲਏ ਹਨ, ਮੇਰੇ (ਸਾਲੂ ਆਦਿਕ) ਕੱਪੜੇ, ਗੂੜ੍ਹੇ ਰੰਗ ਵਿਚ ਰੰਗੇ ਗਏ ਹਨ, ਸਾਰੇ ਗਹਣੇ (ਮੇਰੇ  
ਸਰੀਰ ਉਤੇ ਫਬ ਰਹੇ ਹਨ) ਫੁੱਲਾਂ ਦੇ ਹਾਰ ਮੇਰੇ ਗਲ ਵਿਚ ਸੋਭਾ ਦੇ ਰਹੇ ਹਨ । ਹੁਣ, ਹੇ ਸਹੇਲੀਏ ! (ਕਮਾਦਿਕ)  
ਭੈੜੇ ਵੈਰੀਆਂ ਦੀ ਧੌਂਸ (ਮੇਰੇ ਉੱਤੋਂ) ਮੁੱਕ ਗਈ ਹੈ ।੩।

(ਹੇ ਸਹੇਲੀਏ ! ਜਗਤ ਦੇ ਸਾਰੇ) ਨੌ ਖਜ਼ਾਨਿਆਂ (ਵਰਗਾ) ਪਰਮਾਤਮਾ ਦਾ ਨਾਮ ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਮੇਰੀ ਸਾਰੀ ਤ੍ਰਿਸਨਾ ਮੁੱਕ ਗਈ ਹੈ, ਮੈਨੂੰ ਹੁਣ ਸਦਾ ਖੁਸ਼ੀਆਂ ਹੀ ਖੁਸ਼ੀਆਂ ਹਨ, ਮੈਂ ਹੁਣ ਸਦਾ ਆਤਮਕ ਆਨੰਦ ਮਾਣ ਰਹੀ ਹਾਂ ।

ਹੇ ਨਾਨਕ ! (ਆਖ—) ਜਦੋਂ (ਕਿਸੇ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨੇ ਸੁੰਦਰ ਜੀਵਨ ਵਾਲੀ ਬਣਾ ਦਿੱਤਾ ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਕੇ ਚੰਗੇ ਭਾਗਾਂ ਵਾਲੀ ਬਣ ਗਈ, ਉਹ ਸਦਾ ਲਈ ਅਡੋਲ-ਚਿੱਤ ਹੋ ਗਈ ।੪।੨।

ਆਸਾ ਮਹਲਾ ੫ ॥ ਦਾਨੁ ਦੇਇ ਕਰਿ ਪੂਜਾ ਕਰਨਾ ॥ ਲੈਤ ਦੇਤ ਉਨ੍ ਮੂਕਰਿ ਪਰਨਾ ॥ ਜਿਤੁ ਦਰਿ ਤੁਮ੍ ਹੈ ਬ੍ਰਾਹਮਣ ਜਾਣਾ ॥ ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥ ਐਸੇ ਬ੍ਰਾਹਮਣ ਡੂਬੇ ਭਾਈ ॥ ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥ ਅੰਤਰਿ ਲੋਭੁ ਫਿਰਹਿ ਹਲਕਾਏ ॥ ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥ ਮਾਇਆ ਮੂਠਾ ਚੇਤੈ ਨਾਹੀ ॥ ਭਰਮੇ ਭੂਲਾ ਬਹੁਤੀ ਰਾਹੀ ॥੨॥ ਬਾਹਰਿ ਭੇਖ ਕਰਹਿ ਘਨੇਰੇ ॥ ਅੰਤਰਿ ਬਿਖਿਆ ਉਤਰੀ ਘੇਰੇ ॥ ਅਵਰ ਉਪਦੇਸੈ ਆਪਿ ਨ ਬੁਝੈ ॥ ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥ ਮੂਰਖ ਬਾਮਣ ਪ੍ਰਭੂ ਸਮਾਲਿ ॥ ਦੇਖਤ ਸੁਨਤ ਤੇਰੈ ਹੈ ਨਾਲਿ ॥ ਕਹੁ ਨਾਨਕ ਜੇ ਹੋਵੀ ਭਾਗੁ ॥ ਮਾਨੁ ਛੋਡਿ ਗੁਰਚਰਣੀ ਲਾਗੁ ॥੪॥੮॥ {ਪੰਨਾ ੩੨੨}

ਪਦ ਅਰਥ :—ਦੇਇ ਕਰਿ—ਦੇ ਕੇ । ਲੈਤ ਦੇਤ—ਲੈਂਦਿਆਂ ਦੇਂਦਿਆਂ । ਉਨ੍—ਉਹਨਾਂ (ਬ੍ਰਾਹਮਣਾਂ) ਨੇ । ਮੂਕਰਿ ਪਰਨਾ—ਮੁੱਕਰ ਜਾਣਾ, ਜਜਮਾਨਾਂ ਦੇ ਦਿੱਤੇ ਦਾਨ ਤੇ ਜਜਮਾਨਾਂ ਦਾ ਕਦੇ ਅਹਸਾਨ ਨਾਹ ਮੰਨਣਾ । ਜਿਤੁ ਦਰਿ—ਜਿਸ (ਪ੍ਰਭੂ-) ਦਰ ਤੇ । ਬ੍ਰਾਹਮਣ—ਹੇ ਬ੍ਰਾਹਮਣ ! ਤਿਤੁ ਦਰਿ—ਉਸ ਦਰ ਤੇ ।੧।

ਡੂਬੇ—(ਮਾਇਆ ਦੇ ਮੋਹ ਵਿਚ) ਡੂਬੇ ਹੋਏ । ਭਾਈ—ਹੇ ਭਾਈ ! ਨਿਰਾਪਰਾਧ—ਨਿਰ-ਅਪਰਾਧ, ਨਿਦੋਸਿਆਂ ਦੀ । ਚਿਤਵਹਿ ਬੁਰਿਆਈ—ਨੁਕਸਾਨ ਕਰਨ ਦੀਆਂ ਸੋਚਾਂ ਸੋਚਦੇ ਰਹਿੰਦੇ ਹਨ ।੧। ਰਹਾਉ ।

ਅੰਤਰਿ—ਅੰਦਰ, ਮਨ ਵਿਚ । ਹਲਕਾਏ—ਹਲਕੇ ਹੋਏ ਹੋਏ । ਸਿਰਿ—ਸਿਰ ਉਤੇ । ਉਠਾਏ—ਉਠਾਇ, ਚੁੱਕ ਕੇ । ਮੂਠਾ—ਠੱਗਿਆ ਹੋਇਆ, ਆਤਮਕ ਜੀਵਨ ਦਾ ਸਰਮਾਇਆ ਲੁਟਾ ਚੁੱਕਿਆ ਹੈ । ਭਰਮੇ—ਭਟਕਣਾ ਵਿਚ ।੨।

ਕਰਹਿ—ਕਰਦੇ ਹਨ । ਘਨੇਰੇ—ਬਹੁਤ । ਬਿਖਿਆ—ਮਾਇਆ । ਘੇਰੇ—ਘੇਰਿ, ਘੇਰ ਕੇ । ਉਤਰੀ—ਡੇਰਾ ਪਾਈ ਬੈਠੀ ਹੈ । ਅਵਰ—ਹੋਰਨਾਂ ਨੂੰ । ਨ ਸੀਝੈ—ਕਾਮਯਾਬ ਨਹੀਂ ਹੁੰਦਾ । ਕਹੀ—ਕਿਤੇ ਭੀ, ਕਹੀਂ ।੩।

ਬਾਮਣ—ਹੇ ਬ੍ਰਾਹਮਣ ! ਹੋਵੀ—ਹੋਵੇ । ਛੋਡਿ—ਛੱਡ ਕੇ ।੪।

ਅਰਥ :—ਹੇ ਭਾਈ ! ਇਹੋ ਜਿਹੇ ਬ੍ਰਾਹਮਣਾਂ ਨੂੰ (ਮਾਇਆ ਦੇ ਮੋਹ ਵਿਚ) ਡੂਬੇ ਹੋਏ ਜਾਣੇ ਜੇਹੜੇ ਨਿਦੋਸੇ ਬੰਦਿਆਂ ਨੂੰ ਭੀ ਨੁਕਸਾਨ ਅਪੜਾਨ ਦੀਆਂ ਸੋਚਾਂ ਸੋਚਦੇ ਰਹਿੰਦੇ ਹਨ (ਉਚੀ ਜਾਤਿ ਦਾ ਹੋਣਾ, ਜਾਂ ਵੇਦ ਸ਼ਾਸਤ੍ਰ ਪੜ੍ਹੇ ਹੋਣਾ ਭੀ ਉਹਨਾਂ ਦੇ ਆਤਮਕ ਜੀਵਨ ਨੂੰ ਗ਼ਰਕ ਹੋਣੋਂ ਨਹੀਂ ਬਚਾ ਸਕਦਾ, ਜੇ ਉਹ ਦੂਜਿਆਂ ਦਾ ਬੁਰਾ ਤੱਕਦੇ ਰਹਿੰਦੇ ਹਨ) ।੧। ਰਹਾਉ ।

(ਹੇ ਭਾਈ ! ਵੇਖੋ ਅਜੇਹੇ ਬ੍ਰਾਹਮਣਾਂ ਦਾ ਹਾਲ ! ਜਜਮਾਨ ਤਾਂ) ਉਹਨਾਂ ਨੂੰ ਦਾਨ ਦੇ ਕੇ ਉਹਨਾਂ ਦੀ ਪੂਜਾ-ਮਾਨਤਾ ਕਰਦੇ ਹਨ, ਪਰ ਉਹ ਬ੍ਰਾਹਮਣ ਲੈਂਦੇ ਦੇਂਦੇ ਭੀ (ਸਭ ਕੁਝ ਹਾਸਲ ਕਰਦੇ ਹੋਏ ਭੀ) ਸਦਾ ਮੁੱਕਰੇ ਰਹਿੰਦੇ ਹਨ (ਕਦੇ ਆਪਣੇ ਜਜਮਾਨਾਂ ਦਾ ਧੰਨਵਾਦ ਤਕ ਨਹੀਂ ਕਰਦੇ । ਸਗੋਂ ਦਾਨ ਲੈ ਕੇ ਭੀ ਇਹੀ ਜਾਹਰ ਕਰਦੇ ਹਨ ਕਿ ਅਸੀਂ ਜਜਮਾਨਾਂ ਦਾ ਪਰਲੋਕ ਸਵਾਰ ਰਹੇ ਹਾਂ) । ਪਰ, ਹੇ ਬ੍ਰਾਹਮਣ ! (ਇਹ ਚੇਤਾ ਰੱਖ) ਜਿਸ ਪ੍ਰਭੂ-ਦਰ ਤੇ (ਆਖਿਰ) ਤੂੰ ਪਹੁੰਚਣਾ ਹੈ ਉਸ ਦਰ ਤੇ ਤੂੰ ਹੀ (ਆਪਣੀਆਂ ਇਹਨਾਂ ਕਰਤੂਤਾਂ ਦੇ ਕਾਰਨ) ਪਛੁਤਾਵੇਂਗਾ ।੧।

ਹੇ ਭਾਈ ! ਉਂਵ ਤਾਂ ਇਹ ਬ੍ਰਾਹਮਣ ਆਪਣੇ ਆਪ ਨੂੰ ਵੇਦ ਆਦਿਕ ਧਰਮ-ਪੁਸਤਕਾਂ ਦੇ ਗਿਆਤਾ ਜਾਹਰ ਕਰਦੇ ਹਨ, ਪਰ ਇਹਨਾਂ ਦੇ ਮਨ ਵਿਚ ਲੋਭ (ਠਾਠਾਂ ਮਾਰ ਰਿਹਾ ਹੈ, ਇਹ ਲੋਭ ਨਾਲ) ਹਲਕੇ ਹੋਏ ਫਿਰਦੇ ਹਨ । ਆਪਣੇ ਆਪ ਨੂੰ

ਵਿਦਵਾਨ ਜ਼ਾਹਰ ਕਰਦੇ ਹੋਏ ਭੀ ਇਹ (ਦੂਜਿਆਂ ਦੀ) ਨਿੰਦਾ ਕਰਦੇ ਫਿਰਦੇ ਹਨ, ਆਪਣੇ ਸਿਰ ਉਤੇ ਨਿੰਦਾ ਦਾ ਭਾਰ ਚੁੱਕੀ ਫਿਰਦੇ ਹਨ ।

(ਹੇ ਭਾਈ ! ) ਮਾਇਆ (ਦੇ ਮੋਹ) ਦੇ ਹੱਥੋਂ ਆਪਣੇ ਆਤਮਕ ਜੀਵਨ ਦੀ ਰਾਸਿ-ਪੁੰਜੀ ਲੁਟਾ ਬੈਠਾ ਇਹ ਬ੍ਰਾਹਮਣ ਪਰਮਾਤਮਾ ਨੂੰ ਚੇਤੇ ਨਹੀਂ ਕਰਦਾ (ਇਸ ਪਾਸੇ) ਧਿਆਨ ਨਹੀਂ ਦੇਂਦਾ । ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪਿਆ ਹੋਇਆ ਬ੍ਰਾਹਮਣ ਕਈ ਪਾਸੀਂ ਖੁਆਰ ਹੁੰਦਾ ਫਿਰਦਾ ਹੈ । 2 ।

(ਹੇ ਭਾਈ ! ) ਅਜੇਹੇ ਬ੍ਰਾਹਮਣਾਂ ਦੇ ਆਪਣੇ ਅੰਦਰ ਤਾਂ ਮਾਇਆ ਘੇਰ ਕੇ ਡੇਰਾ ਪਾਈ ਬੈਠੀ ਹੈ ਪਰ ਬਾਹਰ (ਲੋਕਾਂ ਨੂੰ ਪਤਿਆਉਣ ਵਾਸਤੇ, ਆਪਣੇ ਆਪ ਨੂੰ ਲੋਕਾਂ ਦਾ ਧਾਰਮਿਕ ਆਗੂ ਜ਼ਾਹਰ ਕਰਨ ਵਾਸਤੇ) ਕਈ (ਧਾਰਮਿਕ) ਭੇਖ ਕਰਦੇ ਹਨ ।

(ਹੇ ਭਾਈ ! ਜੇਹੜਾ ਬ੍ਰਾਹਮਣ) ਹੋਰਨਾਂ ਨੂੰ ਤਾਂ (ਧਰਮ ਦਾ) ਉਪਦੇਸ਼ ਕਰਦਾ ਹੈ, ਪਰ ਆਪ (ਉਸ ਧਰਮ ਨੂੰ) ਨਹੀਂ ਸਮਝਦਾ, ਅਜੇਹਾ ਬ੍ਰਾਹਮਣ (ਲੋਕ ਪਰਲੋਕ) ਕਿਤੇ ਭੀ ਕਾਮਯਾਬ ਨਹੀਂ ਹੁੰਦਾ । 3 ।

ਹੇ ਨਾਨਕ ! (ਅਜੇਹੇ ਬ੍ਰਾਹਮਣ ਨੂੰ ਆਖ—) ਹੇ ਮੂਰਖ ਬ੍ਰਾਹਮਣ ! ਪਰਮਾਤਮਾ ਨੂੰ (ਆਪਣੇ ਹਿਰਦੇ ਵਿਚ) ਯਾਦ ਕਰਿਆ ਕਰ, ਉਹ ਪਰਮਾਤਮਾ (ਤੇਰੇ ਸਾਰੇ ਕੰਮ) ਵੇਖਦਾ (ਤੇਰੀਆਂ ਸਾਰੀਆਂ ਗੱਲਾਂ) ਸੁਣਦਾ (ਸਦਾ) ਤੇਰੇ ਨਾਲ ਰਹਿੰਦਾ ਹੈ । ਜੇ ਤੇਰੇ ਭਾਗ ਜਾਗਣ ਤਾਂ (ਆਪਣੀ ਉੱਚੀ ਜਾਤਿ ਤੇ ਵਿੱਦਵਤਾ ਦਾ) ਮਾਣ ਛੱਡ ਕੇ ਗੁਰੂ ਦੀ ਸਰਨ ਪਉ । 8। 1।

ਆਸਾ ਮਹਲਾ ੫ ॥ ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥ ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥੧॥ ਤਪਤਿ ਬੁਝੀ ਗੁਰ ਸਬਦੀ ਮਾਇ ॥ ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥ ਧਾਵਤ ਰਹੇ ਏਕੁ ਇਕੁ ਬੁਝਿਆ ਆਇ ਬਸੇ ਅਬ ਨਿਹਚਲੁ ਥਾਇ ॥ ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥ ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥ ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥ ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥ ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥ {ਪੰਨਾ ੩੭੩}

ਪਦ ਅਰਥ :—ਭਏ ਗਤੁ—ਚਲੇ ਗਏ, ਦੂਰ ਹੋ ਗਏ । ਤੇ—ਤੋਂ । ਗਾਇ—ਗਾ ਕੇ । ਮਿਲਿ—ਮਿਲ ਕੇ । ਸਾਧੂ ਸੰਗਿ—ਗੁਰੂ ਦੀ ਸੰਗਤਿ ਵਿਚ । ਕਤ ਹੀ—ਕਿਤੇ ਭੀ । 1।

ਤਪਤਿ—ਤਪਸ਼, ਸੜਨ । ਮਾਇ—ਹੇ ਮਾਂ ! ਸਹਸਾ—ਸਹਮ । ਸੀਤਲੁ—ਠੰਢ ਪਾਣ ਵਾਲਾ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ । 1। ਰਹਾਉ ।

ਧਾਵਤ—ਦੌੜਨਾ-ਭੱਜਣਾ । ਰਹੇ—ਮੁੱਕ ਗਏ । ਥਾਇ—ਟਿਕਾਣੇ ਤੇ । ਨਿਹਚਲੁ—ਅਡੋਲ-ਚਿੱਤ ਹੋ ਕੇ । ਰਹੇ ਅਘਾਇ—ਰੱਜ ਗਏ, ਤ੍ਰਿਸ਼ਨਾ ਮੁੱਕ ਗਈ । 2।

ਦੋਖ—ਐਬ । ਪਰੇ ਪਾਛੈ—ਪਿੱਛੇ ਰਹਿ ਗਏ ਹਨ, ਖਲਾਸੀ ਕਰ ਗਏ ਹਨ । ਪਾਇ—ਪੈਰ ।

ਸਹਜ ਧੁਨਿ—ਆਤਮਕ ਅਡੋਲਤਾ ਦੀ ਸੁਰ ਨਾਲ । ਮੰਗਲ—ਸਿਫਤਿ-ਸਾਲਾਹ ਦੇ ਗੀਤ । ਤਾ ਤਉ—ਉਸ (ਮਨ) ਨੂੰ । ਫੁਨਿ—ਫਿਰ, ਮੁੜ । ਕਾਲੁ—ਆਤਮਕ ਮੌਤ । 3।

ਕਰਨ ਕਾਰਨ ਸਮਰਥ—ਸਭ ਕੁਝ ਕਰਨ ਤੇ ਕਰਾਣ ਦੀ ਤਾਕਤ ਰੱਖਣ ਵਾਲੇ ! ਹਰਿ ਰਾਇ—ਪ੍ਰਭੂ-ਪਾਤਿਸ਼ਾਹ ! ਜੀਵੈ—ਜੀਉਂਦਾ ਹੈ, ਆਤਮਕ ਜੀਵਨ ਹਾਸਲ ਕਰਦਾ ਹੈ । ਓਤਿ—ਉਣੇ ਹੋਏ ਵਿਚ । ਪੋਤਿ—ਪ੍ਰੋਤੇ ਹੋਏ ਵਿਚ । ਓਤਿ ਪੋਤਿ—ਜਿਵੇਂ ਤਾਣੇ ਪੇਟੇ ਵਿਚ । ਸੰਗਿ—ਨਾਲ । ਸਹਾਇ—ਸਹਾਈ, ਸਾਥੀ । 4।

**ਅਰਥ :**—ਹੇ ਮਾਂ ! ਗੁਰੂ ਦੇ ਸਬਦ ਦੀ ਬਰਕਤਿ ਨਾਲ (ਮੇਰੇ ਅੰਦਰੋਂ ਵਿਕਾਰਾਂ ਦੀ) ਸੜਨ ਮਿਟ ਗਈ ਹੈ । ਮੇਰੇ ਸਾਰੇ ਦੁੱਖ ਕਲੇਸ਼ ਤੇ ਸਹਮ ਨਾਸ ਹੋ ਗਏ ਹਨ । ਆਤਮਕ ਠੰਡ ਦੇਣ ਵਾਲਾ ਗੁਰੂ ਮੈਨੂੰ ਮਿਲ ਪਿਆ ਹੈ । ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਹੋਇਆ ਹਾਂ, ਹੁਣ ਮੈਂ ਪ੍ਰਭੂ-ਪ੍ਰੇਮ ਵਿਚ ਮਗਨ ਹਾਂ ।੧।ਰਹਾਉ।

(ਹੇ ਮਾਂ ! ) ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾ ਗਾ ਕੇ ਮੇਰਾ ਮਨ ਪਵਿੱਤਰ ਹੋ ਗਿਆ ਹੈ, ਮੇਰੇ ਸਰੀਰ ਤੋਂ ਸਾਰੇ ਦੁੱਖ ਤੇ ਰੋਗ ਦੂਰ ਹੋ ਗਏ ਹਨ । ਗੁਰੂ ਦੀ ਸੰਗਤ ਵਿਚ ਮਿਲ ਕੇ ਮੇਰੇ ਅੰਦਰ ਆਨੰਦ ਹੀ ਆਨੰਦ ਬਣਿਆ ਪਿਆ ਹੈ । ਹੁਣ ਮੇਰਾ ਮਨ ਕਿਸੇ ਭੀ ਪਾਸੇ ਨਹੀਂ ਭਟਕਦਾ ।੧।

(ਹੇ ਮਾਂ ! ) ਜਦੋਂ ਦੀ ਮੈਂ ਸਿਰਫ ਇਕ ਪਰਮਾਤਮਾ ਨਾਲ ਸਾਂਝ ਪਾਈ ਹੈ ਮੇਰੀਆਂ ਸਾਰੀਆਂ ਭਟਕਣਾਂ ਮੁੱਕ ਗਈਆਂ ਹਨ, ਹੁਣ ਮੈਂ ਅਡੋਲ-ਚਿੱਤ ਹੋ ਕੇ ਪ੍ਰਭੂ ਚਰਨਾਂ ਵਿਚ ਆ ਟਿਕਿਆ ਹਾਂ ।

(ਹੇ ਪ੍ਰਭੂ ! ) ਸਾਰੇ ਸੰਸਾਰ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਤੇਰੇ ਸੰਤ ਜਨਾਂ ਦਾ ਦਰਸ਼ਨ ਕਰ ਕੇ ਮੇਰੀ ਸਾਰੀ ਤ੍ਰਿਸ਼ਨਾ ਮੁੱਕ ਗਈ ਹੈ ।੨।

(ਹੇ ਮਾਂ ! ) ਹੁਣ ਮੈਂ ਅਡੋਲ-ਚਿੱਤ ਹੋ ਕੇ ਗੁਰੂ ਦੇ ਪੈਰ ਫੜ ਲਏ ਹਨ, ਮੇਰੇ ਅਨੇਕਾਂ ਜਨਮਾਂ ਦੇ ਪਾਪ ਮੇਰੀ ਖਲਾਸੀ ਕਰ ਗਏ ਹਨ । ਮੇਰਾ ਮਨ ਆਤਮਕ ਅਡੋਲਤਾ ਦੀ ਸੁਰ ਵਿਚ ਸਿਫਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਹੁਣ ਇਸ ਮਨ ਨੂੰ ਕਦੇ ਆਤਮਕ ਮੌਤ ਹੜਪ ਨਹੀਂ ਕਰਦੀ ।੩।

ਹੇ ਮੇਰੇ ਪ੍ਰਭੂ ਪਾਤਸ਼ਾਹ ! ਹੇ ਸੁਖਾਂ ਦੇ ਬਖਸ਼ਣ ਵਾਲੇ ! ਹੇ ਸਭ ਕੁਝ ਕਰਨ ਤੇ ਕਰਾਣ ਦੀ ਸ਼ਕਤੀ ਰੱਖਣ ਵਾਲੇ ! (ਤੇਰਾ ਦਾਸ) ਨਾਨਕ ਤੇਰਾ ਨਾਮ ਯਾਦ ਕਰ ਕਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹੈ, ਤੂੰ ਮੇਰੇ ਨਾਲ (ਇਉਂ ਹਰ ਵੇਲੇ ਦਾ) ਸਾਥੀ ਹੈਂ, (ਜਿਵੇਂ) ਤਾਣੇ ਪੇਟੇ ਵਿਚ (ਸੁਤਰ ਮਿਲਿਆ ਹੋਇਆ ਹੁੰਦਾ ਹੈ) ।੪।੯।

**ਆਸਾ ਮਹਲਾ ੫ ॥ ਅਰੜਾਵੈ ਬਿਲਲਾਵੈ ਨਿੰਦਕੁ ॥ ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥**  
**ਰਹਾਉ ॥ ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥ ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ**  
**ਜਲਾਵੈ ॥੧॥ ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥ ਭਗਤ ਜਨਾ ਕਉ ਸਦਾ ਅਨੰਦੁ ਹੈ**  
**ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥ {ਪੰਨਾ ੩੭੩}**

**ਪਦ ਅਰਥ :**—ਅਰੜਾਵੈ—ਅੜਾਂਦਾ ਹੈ, ਉੱਚੀ ਉੱਚੀ ਰੋਂਦਾ ਹੈ, ਬਹੁਤ ਦੁੱਖੀ ਹੁੰਦਾ ਹੈ ।੧।ਰਹਾਉ।

ਸੰਗੀ—ਸਾਥੀ । ਨਾਲੇ—ਆਪਣੇ ਨਾਲ ਹੀ । ਲਏ—ਲੈ ਕੇ । ਸਿਧਾਵੈ—(ਨਿੰਦਾ ਦੇ ਮੰਦ-ਕਰਮ ਵਲ) ਤੁਰ ਪੈਂਦਾ ਹੈ । ਅਣਹੋਦਾ—ਜਿਸ ਦੀ ਹੋਂਦ ਨਹੀਂ । ਅਜਗਰੁ—{ਅਜ—ਬੱਕਰਾ । ਗਰੁ—ਨਿਗਲਣ ਵਾਲਾ} ਅਜਦਗਾ, ਵੱਡਾ ਭਾਰਾ ਨਾਗ; ਬਹੁਤ । ਮਾਹਿ—ਵਿਚ । ਜਲਾਵੈ—ਸਾੜਦਾ ਹੈ ।੧।

ਕੈ ਦੁਆਰੈ—ਦੇ ਦਰ ਤੇ । ਜਿ—ਜੇਹੜਾ ਨਿਯਮ । ਬਿਤੀਤੈ—ਵਰਤਦਾ ਹੈ । ਆਖਿ—ਆਖ ਕੇ । ਬਿਗਸਾਵੈ—ਖੁਸ਼ ਰਹਿੰਦਾ ਹੈ ।੨।

**ਅਰਥ :**—(ਹੇ ਭਾਈ ! ਭਗਤ ਜਨਾਂ ਦੀ) ਨਿੰਦਾ ਕਰਨ ਵਾਲਾ (ਆਪਣੇ ਅੰਦਰ) ਬੜਾ ਦੁੱਖੀ ਹੁੰਦਾ ਰਹਿੰਦਾ ਹੈ ਬੜਾ ਵਿਲਕਦਾ ਹੈ । (ਨਿੰਦਾ ਵਿਚ ਫਸੇ ਹੋਏ ਉਸ ਨੂੰ) ਪਾਰਬ੍ਰਹਮ ਪਰਮਾਤਮਾ ਭੁੱਲਿਆ ਹੁੰਦਾ ਹੈ, (ਇਸ ਕਰਕੇ) ਨਿੰਦਾ ਕਰਨ ਵਾਲਾ ਮਨੁੱਖ (ਗੁਰਮੁਖਾਂ ਦੀ) ਕੀਤੀ ਨਿੰਦਾ ਦਾ (ਦੁੱਖ-ਰੂਪ) ਫਲ ਭੋਗਦਾ ਰਹਿੰਦਾ ਹੈ ।੧।ਰਹਾਉ।

(ਹੇ ਭਾਈ ! ) ਜੇ ਕੋਈ ਮਨੁੱਖ ਉਸ ਨਿੰਦਕ ਦਾ ਸਾਥੀ ਬਣੇ (ਨਿੰਦਕ ਨਾਲ ਮੇਲ-ਜੋਲ ਰੱਖਣਾ ਸ਼ੁਰੂ ਕਰੇ, ਤਾਂ ਨਿੰਦਕ) ਉਸ ਨੂੰ ਭੀ ਆਪਣੇ ਨਾਲ ਲੈ ਤੁਰਦਾ ਹੈ (ਨਿੰਦਾ ਕਰਨ ਦੀ ਵਾਦੀ ਪਾ ਦੇਂਦਾ ਹੈ) । ਨਿੰਦਕ (ਨਿੰਦਾ ਦਾ) ਮਨੋ-ਕਲਪਤ ਹੀ ਬੇਅੰਤ ਭਾਰ (ਆਪਣੇ ਸਿਰ ਉਤੇ) ਚੁੱਕੀ ਫਿਰਦਾ ਹੈ, ਤੇ ਆਪਣੇ ਆਪ ਨੂੰ ਨਿੰਦਾ ਦੀ ਅੱਗ ਵਿਚ ਸਾੜਦਾ ਰਹਿੰਦਾ ਹੈ ।੧।

(ਹੇ ਭਾਈ ! ਆਤਮਕ ਜੀਵਨ ਬਾਰੇ) ਜੇਹੜਾ ਨਿਯਮ ਪਰਮਾਤਮਾ ਦੇ ਦਰ ਤੇ ਸਦਾ ਵਰਤਦਾ ਹੈ ਨਾਨਕ ਉਹ ਨਿਯਮ (ਤੁਹਾਨੂੰ) ਖੋਲ੍ਹ ਕੇ ਸੁਣਾਂਦਾ ਹੈ (ਕਿ ਭਗਤ) ਜਨਾਂ ਦਾ ਨਿੰਦਕ ਤਾਂ ਨਿੰਦਾ ਦੀ ਅੱਗ ਵਿਚ ਸੜਦਾ ਰਹਿੰਦਾ ਹੈ, (ਪਰ) ਭਗਤ ਜਨਾਂ ਨੂੰ (ਭਗਤੀ ਦਾ ਸਦਕਾ) ਸਦਾ ਆਨੰਦ ਪ੍ਰਾਪਤ ਰਹਿੰਦਾ ਹੈ । ਪਰਮਾਤਮਾ ਦਾ ਭਗਤ ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾ ਗਾ ਕੇ ਖੁਸ਼ ਰਹਿੰਦਾ ਹੈ । ੨।੧੦।

ਆਸਾ ਮਹਲਾ ੫ ॥ ਜਉ ਮੈ ਕੀਓ ਸਗਲ ਸੀਗਾਰਾ ॥ ਤਉ ਭੀ ਮੇਰਾ ਮਨੁ ਨ ਪਤੀਆਰਾ ॥ ਅਨਿਕ ਸੁਗੰਧਤ ਤਨ ਮਹਿ ਲਾਵਉ ॥ ਓਹੁ ਸੁਖ ਤਿਲੁ ਸਮਾਨਿ ਨਹੀ ਪਾਵਉ ॥ ਮਨ ਮਹਿ ਚਿਤਵਉ ਐਸੀ ਆਸਾਈ ॥ ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥੧॥ ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥ ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥ ਬਸਤੁ ਬਿਭੂਖਨ ਸੁਖ ਬਹੁਤ ਬਿਸੇਖੈ ॥ ਓਇ ਭੀ ਜਾਨਉ ਕਿਤੈ ਨ ਲੇਖੈ ॥ ਪਤਿ ਸੋਭਾ ਅਰੁ ਮਾਨੁ ਮਹਤੁ ॥ ਆਗਿਆਕਾਰੀ ਸਗਲ ਜਗਤੁ ॥ ਗ੍ਰਿਹੁ ਐਸਾ ਹੈ ਸੁੰਦਰ ਲਾਲ ॥ ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥ ਬਿੰਜਨ ਭੋਜਨ ਅਨਿਕ ਪਰਕਾਰ ॥ ਰੰਗ ਤਮਾਸੇ ਬਹੁਤੁ ਬਿਸਥਾਰ ॥ ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥ ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥ ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥ ਮਿਲੈ ਪ੍ਰਭੁ ਤਾ ਸਭ ਸੁਖ ਪਾਵੈ ॥੩॥ ਖੋਜਤ ਖੋਜਤ ਸੁਨੀ ਇਹ ਸੋਇ ॥ ਸਾਧ ਸੰਗਤਿ ਬਿਨੁ ਤਰਿਓ ਨ ਕੋਇ ॥ ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥ ਪੂਰੀ ਆਸਾ ਮਨੁ ਤ੍ਰਿਪਤਾਇਆ ॥ ਪ੍ਰਭ ਮਿਲਿਆ ਤਾ ਚੂਕੀ ਡੰਝਾ ॥ ਨਾਨਕ ਲਧਾ ਮਨ ਤਨ ਮੰਝਾ ॥੪॥੧੧॥ {ਪੰਨਾ ੩੭੩}

ਪਦ ਅਰਥ :—ਜਉ—ਜਦੋਂ, ਜੇ । ਕੀਓ—ਕੀਤਾ । ਪਤੀਆਰਾ—ਪਤੀਜਿਆ, ਸੰਤੁਸ਼ਟ ਹੋਇਆ । ਸੁਗੰਧਤ—ਸੁਗੰਧੀਆਂ, ਖੁਸ਼ਬੋਆਂ । ਲਾਵਉ—ਮੈਂ ਲਾਉਂਦਾ ਹਾਂ । ਸਮਾਨਿ—ਬਰਾਬਰ । ਆਸਾਈ—ਆਸ । ਚਿਤਵਉ—ਮੈਂ ਚਿਤਵਦੀ ਹਾਂ । ਮਾਈ—ਹੇ ਮਾਂ । ੧।

ਧੀਰੈ—ਧੀਰਜ ਫੜਦਾ । ਬੈਰਾਗੁ—ਪ੍ਰੇਮ । ਹਿਰੈ—ਖਿੱਚ ਪਾ ਰਿਹਾ ਹੈ । ੧। ਰਹਾਉ ।

ਬਿਭੂਖਨ—ਗਹਣੇ । ਬਿਸੇਖੈ—ਉਚੇਚੇ । ਓਇ—{ਲਫਜ਼ 'ਓਹੁ' ਤੋਂ ਬਹੁ-ਵਚਨ} । ਪਤਿ—ਇਜ਼ਤ । ਮਹਤੁ—ਵਡਿਆਈ । ਸੁੰਦਰ—ਸੋਹਣਾ । ਲਾਲ—ਕੀਮਤੀ । ਪ੍ਰਭ ਭਾਵਾ—ਪ੍ਰਭ ਭਾਵਾਂ, ਜੇ ਪ੍ਰਭੁ ਨੂੰ ਚੰਗੀ ਲੱਗਾਂ । ਨਿਹਾਲ—ਖੁਸ਼ । ੨।

ਬਿੰਜਨ—ਸੁਆਦਲੇ ਖਾਣੇ । ਬਿਸਥਾਰ—ਖਿਲਾਰੇ । ਮਿਲਖ—ਜ਼ਮੀਨ । ਫੁਰਮਾਇਸਿ—ਹਕੂਮਤ । ਧ੍ਰਾਪੈ—ਰੱਜਦਾ । ਬਿਹਾਵੈ—ਲੰਘਦਾ । ੩।

ਸੋਇ—ਖਬਰ । ਮਸਤਕਿ—ਮੱਥੇ ਉਤੇ । ਤਿਨਿ—ਉਸ ਨੇ । ਪ੍ਰਭ ਮਿਲਿਆ—ਪ੍ਰਭੁ ਨੂੰ ਮਿਲਿਆ । ਡੰਝਾ—ਭੜਕੀ । ਮੰਝਾ—ਵਿਚ । ੪।

ਅਰਥ :—ਹੇ ਮਾਂ ! ਮੈਂ ਕੀਹ ਕਰਾਂ ? (ਪਿਆਰੇ ਤੋਂ ਬਿਨਾ) ਮੇਰਾ ਮਨ ਖਲੋਂਦਾ ਨਹੀਂ । ਪਿਆਰੇ ਪ੍ਰੀਤਮ ਦਾ ਪ੍ਰੇਮ ਖਿੱਚ ਪਾ ਰਿਹਾ ਹੈ । ੧। ਰਹਾਉ ।

ਜੇ ਮੈਂ ਹਰੇਕ ਕਿਸਮ ਦਾ ਸਿੰਗਾਰ ਕੀਤਾ ਤਾਂ ਭੀ ਮੇਰਾ ਮਨ ਸੰਤੁਸ਼ਟ ਨਾਹ ਹੋਇਆ । ਜੇ ਮੈਂ ਆਪਣੇ ਸਰੀਰ ਉਤੇ ਅਨੇਕਾਂ ਸੁਗੰਧੀਆਂ ਵਰਤਦੀ ਹਾਂ ਤਾਂ ਭੀ ਮੈਂ ਤਿਲ ਜਿਤਨਾ ਭੀ ਉਹ ਸੁਖ ਨਹੀਂ ਹਾਸਲ ਕਰ ਸਕਦੀ (ਜੇ ਸੁਖ ਪਿਆਰੇ ਪ੍ਰਭੂ-ਪਤੀ ਦੇ ਦਰਸ਼ਨ ਤੋਂ ਮਿਲਦਾ ਹੈ) । ਹੇ ਮੇਰੀ ਮਾਂ ! ਹੁਣ ਮੈਂ ਇਹੋ ਜਿਹੀਆਂ ਆਸਾਂ ਹੀ ਬਣਾਂਦੀ ਰਹਿੰਦੀ ਹਾਂ (ਕਿ ਕਿਵੇਂ ਪ੍ਰਭੂ-ਪਤੀ ਮਿਲੇ), ਪਿਆਰੇ ਪ੍ਰਭੂ-ਪਤੀ ਦਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ੧।

(ਸੋਹਣੇ) ਕੱਪੜੇ, ਗਹਣੇ, ਉਚੇਚੇ ਅਨੇਕਾਂ ਸੁਖ—ਮੈਂ ਸਮਝਦੀ ਹਾਂ ਕਿ ਉਹ ਸਾਰੇ ਭੀ (ਪ੍ਰਭੂ-ਪਤੀ ਤੋਂ ਬਿਨਾ) ਕਿਸੇ ਕੰਮ ਨਹੀਂ । ਇੱਜ਼ਤ, ਸੋਭਾ, ਆਦਰ, ਵਡਿਆਈ (ਭੀ ਮਿਲ ਜਾਏ), ਸਾਰਾ ਜਗਤ ਮੇਰੀ ਆਗਿਆ ਵਿਚ ਤੁਰਨ ਲੱਗ ਪਏ,



ਬੜਾ ਸੋਹਣਾ ਤੇ ਕੀਮਤੀ ਘਰ (ਰਹਿਣ ਵਾਸਤੇ ਮਿਲਿਆ ਹੋਵੇ, ਤਾਂ ਭੀ) ਤਦੋਂ ਹੀ ਮੈਂ ਸਦਾ ਲਈ ਖੁਸ਼ ਰਹਿ ਸਕਦੀ ਹਾਂ ਜੇ ਪ੍ਰਭੂ-ਪਤੀ ਨੂੰ ਪਿਆਰੀ ਲੱਗਾਂ ।੨।

(ਹੇ ਮਾਂ ! ) ਜੇ ਅਨੇਕਾਂ ਕਿਸਮ ਦੇ ਸੁਆਦਲੇ ਖਾਣੇ ਮਿਲ ਜਾਣ, ਜੇ ਬਹੁਤ ਤਰ੍ਹਾਂ ਦੇ ਰੰਗ ਤਮਾਸ਼ੇ (ਵੇਖਣ ਨੂੰ ਹੋਣ), ਜੇ ਰਾਜ ਮਿਲ ਜਾਏ, ਭੁਇੰ ਦੀ ਮਾਲਕੀ ਹੋ ਜਾਏ ਅਤੇ ਬਹੁਤ ਹਕੂਮਤ ਮਿਲ ਜਾਏ, ਤਾਂ ਭੀ ਇਹ ਮਨ ਕਦੇ ਰੱਜਦਾ ਨਹੀਂ, ਇਸ ਦੀ ਤ੍ਰਿਸ਼ਨਾ ਮੁੱਕਦੀ ਨਹੀਂ । (ਇਹ ਸਭ ਕੁਝ ਹੁੰਦਿਆਂ ਭੀ, ਹੇ ਮਾਂ ! ਪ੍ਰਭੂ-ਪਤੀ ਨੂੰ) ਮਿਲਣ ਤੋਂ ਬਿਨਾ ਮੇਰਾ ਇਹ ਦਿਨ (ਸੁਖ ਨਾਲ) ਨਹੀਂ ਲੰਘਦਾ । ਜਦੋਂ (ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਮਿਲ ਪਏ ਤਾਂ ਉਹ (ਮਾਨੋ) ਸਾਰੇ ਸੁਖ ਹਾਸਲ ਕਰ ਲੈਂਦੀ ਹੈ ।੩।

ਭਾਲ ਕਰਦਿਆਂ ਕਰਦਿਆਂ (ਹੇ ਮਾਂ ! ) ਮੈਂ ਇਹ ਖਬਰ ਸੁਣ ਲਈ ਕਿ ਸਾਧ ਸੰਗਤਿ ਤੋਂ ਬਿਨਾ (ਤ੍ਰਿਸ਼ਨਾ ਦੇ ਹੜ੍ਹ ਤੋਂ) ਕੋਈ ਜੀਵ ਕਦੇ ਪਾਰ ਨਹੀਂ ਲੰਘ ਸਕਿਆ ਜਿਸ ਦੇ ਮੱਥੇ ਉਤੇ ਚੰਗਾ ਭਾਗ ਜਾਗਿਆ ਉਸ ਨੇ ਗੁਰੂ ਲੱਭ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ, ਉਸ ਦਾ ਮਨ ਰੱਜ ਗਿਆ ।

ਹੇ ਨਾਨਕ ! ਜਦੋਂ ਜੀਵ (ਗੁਰੂ ਦੀ ਸਰਨ ਪੈ ਕੇ) ਪ੍ਰਭੂ ਨੂੰ ਮਿਲ ਪਿਆ ਉਸ ਦੀ (ਅੰਦਰਲੀ ਤ੍ਰਿਸ਼ਨਾ ਦੀ) ਭੜਕੀ ਮੁੱਕ ਗਈ, ਉਸ ਨੇ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ (ਵੱਸਦਾ) ਪ੍ਰਭੂ ਲੱਭ ਲਿਆ ।੪।੧੧।

ਆਸਾ ਮਹਲਾ ੫ ਪੰਚਪਦੇ ॥ ਪ੍ਰਥਮੇ ਤੇਰੀ ਨੀਕੀ ਜਾਤਿ ॥ ਦੁਤੀਆ ਤੇਰੀ ਮਨੀਐ ਪਾਂਤਿ ॥ ਤ੍ਰਿਤੀਆ ਤੇਰਾ ਸੁੰਦਰ ਥਾਨੁ ॥ ਬਿਗੜ ਰੂਪੁ ਮਨ ਮਹਿ ਅਭਿਮਾਨੁ ॥੧॥ ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥ ਅਤਿ ਸੂਚੀ ਤੇਰੀ ਪਾਕਸਾਲ ॥ ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥ ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥ ਸਭਿ ਬਿਧਿ ਖੋਈ ਲੋਭਿ ਸੁਆਨ ॥੨॥ ਕਾਪਰ ਪਹਿਰਹਿ ਭੋਗਹਿ ਭੋਗ ॥ ਆਚਾਰ ਕਰਹਿ ਸੋਭਾ ਮਹਿ ਲੋਗ ॥ ਚੋਆ ਚੰਦਨ ਸੁਗੰਧ ਬਿਸਥਾਰ ॥ ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥ ਅਵਰ ਜੋਨਿ ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥ ਸੁਇਨਾ ਰੂਪਾ ਤੁਝ ਪਹਿ ਦਾਮ ॥ ਸੀਲੁ ਬਿਗਾਰਿਓ ਤੇਰਾ ਕਾਮ ॥੪॥ ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥ ਸਾ ਬੰਦੀ ਤੇ ਲਈ ਛੁਡਾਇ ॥ ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥ ਕਹੁ ਨਾਨਕ ਸਫਲ ਓਹ ਕਾਇਆ ॥੫॥ ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥ {ਪੰਨਾ ੩੭੪}

ਪਦ ਅਰਥ :—ਪ੍ਰਥਮੇ—ਪਹਿਲਾਂ ਤਾਂ (ਵੇਖ) । ਨੀਕੀ—ਚੰਗੀ, ਸੋਹਣੀ । ਮਨੀਐ—ਮੰਨ ਜਾਂਦੀ ਹੈ । ਪਾਂਤਿ—ਖਾਨਦਾਨੀ । ਬਿਗੜ—ਵਿਗੜਿਆ ਹੋਇਆ, ਕੋਝਾ ।੧।

ਸਰੂਪਿ—ਸੋਹਣੇ ਰੂਪ ਵਾਲੀ । ਸੁਜਾਣਿ—ਸਿਆਣੀ । ਬਿਚਖਨਿ—ਚਤੁਰ । ਅਤਿ—ਬਹੁਤ । ਗਰਬੈ—ਹੰਕਾਰ ਵਿਚ । ਮੋਹਿ—ਮੋਹ ਵਿਚ । ਫਾਕੀ—ਫਸੀ ਹੋਈ ।੧। ਰਹਾਉ।

ਸੂਚੀ—ਸੁੱਚੀ, ਪਵਿਤ੍ਰ । ਪਾਕਸਾਲ—ਰਸੋਈ । ਕਰਿ—ਕਰ ਕੇ । ਗਲੀ—ਗਲੀ, ਗੱਲਾਂ ਨਾਲ । ਗਰਬਹਿ—ਤੂੰ ਅਹੰਕਾਰ ਕਰਦੀ ਹੈਂ । ਮੁਖਿ—ਮੂੰਹ ਨਾਲ । ਗੋਵਹਿ—ਉਚਾਰਦੀ ਹੈਂ । ਖੋਈ—ਗਵਾ ਦਿੱਤੀ । ਲੋਭਿ—ਲੋਭ ਨੇ । ਸੁਆਨ—ਕੁੱਤਾ ।੨।

ਪਹਿਰਹਿ—ਤੂੰ ਪਹਿਨਦੀ ਹੈਂ । ਆਚਾਰ—(ਮਿਥੇ ਹੋਏ ਧਾਰਮਿਕ) ਕਰਮ । ਚੋਆ—ਅਤਰ । ਖੋਟਾ—ਭੈੜਾ, ਖੋਟ ਕਰਨ ਵਾਲਾ ।੩।

ਪਨਿਹਾਰੀ—ਪਾਣੀ ਭਰਨ ਵਾਲੀ, ਸੇਵਕ । ਸਿਕਦਾਰੀ—ਸਰਦਾਰੀ । ਰੂਪਾ—ਚਾਂਦੀ । ਤੁਝ ਪਹਿ—ਤੇਰੇ ਪਾਸ । ਦਾਮ—ਧਨ । ਸੀਲੁ—ਸੁਭਾਓ । ਕਾਮ—ਕਾਮ ਵਾਸਨਾ ਨੇ ।੪।

ਜਾ ਕਉ—ਜਿਸ ਉਤੇ । ਮਇਆ—ਦਇਆ । ਹਰਿ ਰਾਇ—ਪ੍ਰਭੂ-ਪਾਤਿਸ਼ਾਹ । ਬੰਦੀ—ਗੁਲਾਮੀ, ਕੈਦ । ਕਾਇਆ—ਸਰੀਰ ।੫।

ਸਭਿ—ਸਾਰੇ । ਬਨੇ—ਫੱਬੇ । ਸੁਹਾਗਨਿ—ਸੁਹਾਗ ਵਾਲੀ, ਪਤੀ ਵਾਲੀ । ਰਹਾਉ ਦੂਜਾ ।

**ਅਰਥ :**—(ਹੇ ਜੀਵ-ਇਸਤ੍ਰੀ ! ) ਤੂੰ (ਵੇਖਣ ਨੂੰ) ਸੋਹਣੀ ਹੈਂ, ਰੂਪ ਵਾਲੀ ਹੈਂ, ਸਿਆਣੀ ਹੈਂ, ਚਤੁਰ ਹੈਂ । ਪਰ ਤੂੰ ਬੜੇ ਅਹੰਕਾਰ ਅਤੇ ਮੋਹ ਵਿਚ ਫਸੀ ਪਈ ਹੈਂ ।੧। ਰਹਾਉ।

(ਹੇ ਜੀਵ-ਇਸਤ੍ਰੀ ! ਵੇਖ) ਪਹਿਲਾਂ ਤਾਂ ਤੇਰੀ (ਮਨੁੱਖਾ ਜਨਮ ਵਾਲੀ) ਚੰਗੀ ਜਾਤਿ ਹੈ; ਦੂਜੇ, ਤੇਰੀ ਖਾਨਦਾਨੀ ਭੀ ਮੰਨੀ ਜਾਂਦੀ ਹੈ; ਤੀਜੇ, ਤੇਰਾ ਸੋਹਣਾ ਸਰੀਰ ਹੈ, ਪਰ ਤੇਰਾ ਰੂਪ ਕੋਝਾ ਹੀ ਰਿਹਾ (ਕਿਉਂਕਿ) ਤੇਰੇ ਮਨ ਵਿਚ ਅਹੰਕਾਰ ਹੈ ।੧।

(ਹੇ ਜੀਵ-ਇਸਤ੍ਰੀ ! ) ਤੇਰੀ ਬੜੀ ਸੁੱਚੀ (ਸੁਥਰੀ) ਰਸੋਈ ਹੈ (ਜਿਸ ਵਿਚ ਤੂੰ ਆਪਣਾ ਭੋਜਨ ਤਿਆਰ ਕਰਦੀ ਹੈਂ । ਬਾਕੀ ਪਸ਼ੂ ਪੰਛੀ ਤਾਂ ਵਿਚਾਰੇ ਗੰਦੇ ਮੰਦੇ ਥਾਵਾਂ ਤੋਂ ਹੀ ਢਿੱਡ ਭਰ ਲੈਂਦੇ ਹਨ) । ਤੂੰ ਇਸ਼ਨਾਨ ਕਰ ਕੇ ਪੂਜਾ ਭੀ ਕਰ ਸਕਦੀ ਹੈਂ ਮੱਥੇ ਉਤੇ ਲਾਲ ਤਿਲਕ ਲਾ ਲੈਂਦੀ ਹੈਂ । ਤੂੰ ਗੱਲਾਂ ਨਾਲ ਆਪਣਾ ਆਪ ਭੀ ਜਤਾ ਲੈਂਦੀ ਹੈਂ (ਪਸ਼ੂਆਂ ਪੰਛੀਆਂ ਨੂੰ ਤਾਂ ਇਹ ਦਾਤਿ ਨਹੀਂ ਮਿਲੀ) ਮੂੰਹ ਨਾਲ ਗਿਆਨ ਦੀਆਂ ਗੱਲਾਂ ਭੀ ਕਰ ਸਕਦੀ ਹੈਂ । ਪਰ ਕੁੱਤੇ ਲੋਭ ਨੇ ਤੇਰੀ ਇਹ ਹਰੇਕ ਕਿਸਮ ਦੀ ਵਡਿਆਈ ਗਵਾ ਦਿੱਤੀ ਹੈ ।੨।

(ਹੇ ਜੀਵ-ਇਸਤ੍ਰੀ ! ) ਤੂੰ (ਸੋਹਣੇ) ਕੱਪੜੇ ਪਹਿਨਦੀ ਹੈਂ (ਦੁਨੀਆ ਦੇ ਸਾਰੇ) ਭੋਗ ਭੋਗਦੀ ਹੈਂ, ਜਗਤ ਵਿਚ ਸੋਭਾ ਖੱਟਣ ਲਈ ਤੂੰ ਅਤਰ ਚੰਦਨ ਤੇ ਹੋਰ ਅਨੇਕਾਂ ਸੁਗੰਧੀਆਂ ਵਰਤਦੀ ਹੈਂ । ਪਰ ਚੰਡਾਲ ਕੋਧ ਤੇਰਾ ਭੈੜਾ ਸਾਥੀ ਹੈ ।੩।

(ਹੇ ਜੀਵ-ਇਸਤ੍ਰੀ ! ) ਹੋਰ ਸਾਰੀਆਂ ਜੂਨਾਂ ਤੇਰੀਆਂ ਸੇਵਕ ਹਨ, ਇਸ ਧਰਤੀ ਉਤੇ ਤੇਰੀ ਹੀ ਸਰਦਾਰੀ ਹੈ ਤੇਰੇ ਪਾਸ ਸੋਨਾ ਹੈ ਚਾਂਦੀ ਹੈ ਧਨ-ਪਦਾਰਥ ਹੈ (ਹੋਰ ਜੂਨਾਂ ਪਾਸ ਇਹ ਚੀਜ਼ਾਂ ਨਹੀਂ ਹਨ) ਪਰ ਕਾਮ-ਵਾਸਨਾ ਨੇ ਤੇਰਾ ਸੁਭਾਉ (ਜੋ ਸਭ ਤੋਂ ਉੱਚੀ ਸ਼੍ਰੇਣੀ ਵਾਲਿਆਂ ਨੂੰ ਫਬਦਾ ਹੈ) ਵਿਗਾੜ ਦਿੱਤਾ ਹੋਇਆ ਹੈ ।੪।

ਹੇ ਨਾਨਕ ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ-ਪਾਤਿਸ਼ਾਹ ਦੀ ਮੇਹਰ ਦੀ ਨਜ਼ਰ ਪੈਂਦੀ ਹੈ, ਉਸ ਨੂੰ ਉਹ (ਲੋਭ ਕੋਧ ਕਾਮ ਆਦਿਕ ਦੀ) ਕੈਦ ਤੋਂ ਛੁਡਾ ਲੈਂਦਾ ਹੈ । ਜਿਸ ਸਰੀਰ ਨੇ (ਜੀਵ ਨੇ ਮਨੁੱਖਾ ਸਰੀਰ ਪ੍ਰਾਪਤ ਕਰ ਕੇ) ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਸਵਾਦ ਮਾਣਿਆ, ਉਹ ਸਰੀਰ ਹੀ ਕਾਮਯਾਬ ਹੈ ।੫।

(ਹੇ ਜੀਵ-ਇਸਤ੍ਰੀ ! ) ਜੇ ਤੂੰ ਪ੍ਰਭੂ-ਪਤੀ ਵਾਲੀ ਬਣ ਜਾਏਂ ਤਾਂ ਸਾਰੇ ਸੋਹਜ ਤੇ ਸਾਰੇ ਸੁਖ (ਜੋ ਤੈਨੂੰ ਮਿਲੇ ਹੋਏ ਹਨ) ਤੈਨੂੰ ਫਬ ਜਾਣ; ਤੂੰ (ਸਚ-ਮੁਚ) ਬੜੀ ਸੋਹਣੀ ਤੇ ਬੜੀ ਸਿਆਣੀ ਬਣ ਜਾਏਂ ।੧। ਰਹਾਉ ਦੂਜਾ ।੧੨।

**ਆਸਾ ਮਹਲਾ ੫ ਇਕਤੁਕੇ ੨ ॥ ਜੀਵਤ ਦੀਸੈ ਤਿਸੁ ਸਰਪਰ ਮਰਣਾ ॥ ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥ ਜੀਵਤ ਮੁਏ ਮੁਏ ਸੇ ਜੀਵੇ ॥ ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥ ਕਾਚੀ ਮਟਕੀ ਬਿਨਸਿ ਬਿਨਾਸਾ ॥ ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥ ਉਚਾ ਚੜੈ ਸੁ ਪਵੈ ਪਇਆਲਾ ॥ ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥ ਭ੍ਰਮਤ ਫਿਰੇ ਤਿਨ ਕਿਛੁ ਨ ਪਾਇਆ ॥ ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥੪॥ ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥ ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥ {ਪੰਨਾ ੩੭੪}**

ਨੋਟ :—ਇਕ ਤੁਕੇ ੨—ਦੋ ਸ਼ਬਦ ਜਿਨ੍ਹਾਂ ਦੇ ਹਰੇਕ ਬੰਦ ਵਿਚ ਸਿਰਫ਼ ਇਕ ਇਕ ਤੁਕ ਹੈ ।

**ਪਦ ਅਰਥ :**—ਜੀਵਤ—ਜੀਉਂਦਾ, ਰੱਜਿਆ-ਪੁੱਜਿਆ, ਮਾਇਆ ਦੇ ਮਦ ਵਿਚ ਮਸਤ । ਦੀਸੈ—ਦਿੱਸਦਾ ਹੈ । ਸਰਪਰ—ਜ਼ਰੂਰ । ਮਰਣਾ—ਆਤਮਕ ਮੌਤ । ਮੁਆ—(ਮਾਇਆ ਦੇ ਮਾਣ ਵਲੋਂ) ਅਛੋਹ । ਨਿਹਚਲੁ ਰਹਣਾ—ਅਟੱਲ ਆਤਮਕ ਜੀਵਨ ।੧।

ਅਵਖਧੁ—ਦਵਾਈ । ਮੁਖਿ—ਮੂੰਹ ਵਿਚ । ਰਸੁ ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਰਸ ।੧। ਰਹਾਉ।

ਮਟੁ—ਵੱਡਾ ਘੜਾ । ਮਟੁਕੀ—ਘੜੀ, ਛੋਟਾ ਘੜਾ । ਬਿਨਸਿ ਬਿਨਾਸਾ—ਜ਼ਰੂਰ ਨਾਸ ਹੋਣ ਵਾਲਾ । ਛੁਟੈ—ਮੁੱਕ ਜਾਏ । ਤ੍ਰਿਕੁਟੀ—{ਤ੍ਰਿ—ਤਿੰਨ । ਕੁਟੀ—ਵਿੰਗੀ ਲਕੀਰ} ਤਿੰਨ ਵਿੰਗੀਆਂ ਲਕੀਰਾਂ, ਤ੍ਰਿਊੜੀ । {ਨੋਟ :—ਲਫਜ਼ ‘ਨਿਕਟਿ’ ਤੋਂ ਪ੍ਰਾਕ੍ਰਿਤ ਲਫਜ਼ ‘ਨਿਅਤਿ’ ਤੇ ਪੰਜਾਬੀ ਲਫਜ਼ ‘ਨੇੜੇ’ ਹੈ । ਲਫਜ਼ ‘ਕਟਕ’ ਤੋਂ ਪੰਜਾਬੀ ਲਫਜ਼ ‘ਕੜਾ’ ਹੈ । ‘ਕ’ ਤੋਂ ‘ਅ’, ਅਤੇ ‘ਕੁ’ ਤੋਂ ‘ਉ’ ਬਣ ਗਿਆ ਹੈ । ‘ਟ’ ਤੋਂ ‘ੜ’ ਹੋ ਗਿਆ ਹੈ । ਇਸੇ ਤਰ੍ਹਾਂ ‘ਤ੍ਰਿਕੁਟੀ’ ਦਾ ਪੰਜਾਬੀ ਰੂਪ ‘ਤ੍ਰਿਊੜੀ’ ਹੈ । ਜਿਸ ਦੇ ਮੱਥੇ ਉਤੇ ‘ਤ੍ਰਿਊੜੀ’ ਹੈ ਉਸ ਦੇ ਅੰਦਰ ‘ਖਿੱਝ’ ਹੁੰਦੀ ਹੈ । ਸੋ, ‘ਤ੍ਰਿਕੁਟੀ’ ਦਾ ਅਰਥ ਹੈ ‘ਅੰਦਰਲੀ ਖਿੱਝ’} । ਨਿਜ ਘਰਿ—ਆਪਣੇ ਅਸਲ ਘਰ ਵਿਚ, ਪ੍ਰਭੂ-ਚਰਨਾਂ ਵਿਚ ।੨।

ਪਇਆਲਾ—ਪਤਾਲ ਵਿਚ, ਆਤਮਕ ਮੌਤ ਦੇ ਟੋਏ ਵਿਚ । ਧਰਨਿ—ਧਰਤੀ । ਧਰਨਿ ਪੜੈ—ਜੋ ਨਿਮ੍ਰਤਾ ਧਾਰਦਾ ਹੈ । ਕਾਲਾ—ਕਾਲ, ਮੌਤ, ਆਤਮਕ ਮੌਤ ।੩।

ਕਿਛੁ ਨ—(ਆਤਮਕ ਜੀਵਨ ਦਾ) ਕੁਝ ਭੀ ਨ । ਅਸਥਿਰ—ਅਡੋਲ-ਚਿੱਤ ।੪।

ਜੀਉ—ਜਿੰਦ । ਪਿੰਡੁ—ਸਰੀਰ । ਗੁਰ ਮਿਲਿ—ਗੁਰੂ ਨੂੰ ਮਿਲ ਕੇ ।੫।

**ਅਰਥ :—**(ਹੇ ਭਾਈ ! ) ਜੇਹੜੇ ਮਨੁੱਖ ਮਾਇਆ ਦੇ ਮਨ ਵਿਚ ਮਸਤ ਰਹਿੰਦੇ ਹਨ ਉਹ ਆਤਮਕ ਮੌਤੇ ਮਰੇ ਰਹਿੰਦੇ ਹਨ । ਪਰ, ਜੇਹੜੇ ਮਨੁੱਖ ਮਾਇਆ ਦੇ ਮਾਣ ਵਲੋਂ ਅਛੋਹ ਹਨ ਉਹ ਆਤਮਕ ਜੀਵਨ ਵਾਲੇ ਹਨ । ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ-ਦਾਰੂ ਆਪਣੇ ਮੂੰਹ ਵਿਚ ਰੱਖਿਆ (ਆਤਮਕ ਮੌਤ ਵਾਲਾ ਰੋਗ ਉਹਨਾਂ ਦੇ ਅੰਦਰੋਂ ਦੂਰ ਹੋ ਗਿਆ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ ।੧। ਰਹਾਉ।

(ਹੇ ਭਾਈ ! ) ਜੇਹੜਾ ਮਨੁੱਖ (ਮਾਇਆ ਦੇ ਮਾਣ ਦੇ ਆਸਰੇ) ਜੀਉਂਦਾ ਦਿੱਸਦਾ ਹੈ ਉਸ ਨੂੰ ਜ਼ਰੂਰ ਆਤਮਕ ਮੌਤ ਹੜਪ ਕਰੀ ਰੱਖਦੀ ਹੈ; ਪਰ ਜੇਹੜਾ ਮਨੁੱਖ (ਮਾਇਆ ਦੇ ਮਾਣ ਵਲੋਂ) ਅਛੋਹ ਹੈ ਉਸ ਨੂੰ ਅਟੱਲ ਆਤਮਕ ਜੀਵਨ ਮਿਲਿਆ ਰਹਿੰਦਾ ਹੈ ।੧।

(ਹੇ ਭਾਈ ! ਜਿਵੇਂ) ਕੱਚਾ ਘੜਾ ਜ਼ਰੂਰ ਨਾਸ ਹੋਣ ਵਾਲਾ ਹੈ (ਤਿਵੇਂ ਮਾਇਆ ਨਾਲੋਂ ਭੀ ਸਾਥ ਆਖਰ ਜ਼ਰੂਰ ਟੁੱਟਦਾ ਹੈ । ਮਾਇਆ ਦੇ ਮਾਣ ਤੇ ਦੂਜਿਆਂ ਨਾਲ ਖਿੱਝਣਾ ਮੂਰਖਤਾ ਹੈ) ਜਿਸ ਮਨੁੱਖ ਦੇ ਅੰਦਰੋਂ (ਮਾਇਆ ਦੇ ਮਾਣ ਦੇ ਕਾਰਨ ਪੈਦਾ ਹੋਈ) ਖਿੱਝ ਮੁੱਕੀ ਰਹਿੰਦੀ ਹੈ, ਉਸ ਦਾ ਨਿਵਾਸ (ਸਦਾ) ਪ੍ਰਭੂ-ਚਰਨਾਂ ਵਿਚ ਰਹਿੰਦਾ ਹੈ ।੨।

(ਹੇ ਭਾਈ ! ਮਾਇਆ ਦੇ ਵਿਚ) ਜੇਹੜਾ ਮਨੁੱਖ ਸਿਰ ਉੱਚਾ ਕਰੀ ਰੱਖਦਾ ਹੈ (ਆਕੜਿਆ ਫਿਰਦਾ ਹੈ) ਉਹ ਆਤਮਕ ਮੌਤ ਦੇ ਟੋਏ ਵਿਚ ਪਿਆ ਰਹਿੰਦਾ ਹੈ । ਪਰ, ਜੇਹੜਾ ਮਨੁੱਖ ਸਦਾ ਨਿਮ੍ਰਤਾ ਧਾਰਦਾ ਹੈ ਉਸ ਨੂੰ ਆਤਮਕ ਮੌਤ ਪੋਹ ਨਹੀਂ ਸਕਦੀ ।੩।

(ਹੇ ਭਾਈ ! ) ਜੇਹੜੇ ਮਨੁੱਖ (ਮਾਇਆ ਦੀ ਖ਼ਾਤਰ ਹੀ ਸਦਾ) ਭਟਕਦੇ ਫਿਰਦੇ ਹਨ (ਆਤਮਕ ਜੀਵਨ ਦੀ ਦਾਤਿ ਵਿਚੋਂ) ਉਹਨਾਂ ਨੂੰ ਕੁਝ ਭੀ ਨਹੀਂ ਮਿਲਦਾ । ਪਰ, ਜਿਨ੍ਹਾਂ ਨੇ ਗੁਰੂ ਦੇ ਸ਼ਬਦ ਨੂੰ (ਆਪਣੇ ਜੀਵਨ ਵਿਚ) ਵਰਤਿਆ ਹੈ ਉਹ (ਮਾਇਆ ਦੇ ਮੋਹ ਵਲੋਂ) ਅਡੋਲ-ਚਿੱਤ ਰਹਿੰਦੇ ਹਨ ।੪।

ਹੇ ਨਾਨਕ ! ਜਿਨ੍ਹਾਂ ਮਨੁੱਖਾਂ ਨੇ ਇਹ ਜਿੰਦ ਤੇ ਸਰੀਰ ਸਭ ਕੁਝ ਪਰਮਾਤਮਾ ਦੀ ਦਿੱਤੀ ਦਾਤਿ ਸਮਝਿਆ ਹੈ ਉਹ ਗੁਰੂ ਨੂੰ ਮਿਲ ਕੇ ਸਦਾ ਖਿੱਝੇ-ਮੱਥੇ ਰਹਿੰਦੇ ਹਨ (ਉਹਨਾਂ ਦੀ ਤ੍ਰਿਕੁਟੀ ਮੁੱਕ ਜਾਂਦੀ ਹੈ) ।੫।੧੩।

ਆਸਾ ਮਹਲਾ ੫ ॥ ਪੁਤਰੀ ਤੇਰੀ ਬਿਧਿ ਕਰਿ ਥਾਟੀ ॥ ਜਾਨੁ ਸਤਿ ਕਰਿ, ਹੋਇਗੀ ਮਾਟੀ ॥੧॥ ਮੂਲੁ ਸਮਾਲਹੁ ਅਚੇਤ ਗਵਾਰਾ ॥ ਇਤਨੇ ਕਉ ਤੁਮ ਕਿਆ ਗਰਬੇ ॥੧॥ ਰਹਾਉ ॥ ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥ ਅਵਰ ਵਸਤੁ ਤੁਝ ਪਾਹਿ ਅਮਾਨ ॥੨॥ ਬਿਸਟਾ ਅਸਤ ਰਕਤੁ ਪਰੇਟੇ ਚਾਮ ॥ ਇਸੁ ਉਪਰਿ ਲੇ ਰਾਖਿਓ ਗੁਮਾਨ ॥੩॥ ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥ ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥ ਕਹੁ ਨਾਨਕ ਗੁਰ ਕਉ ਕੁਰਬਾਨੁ ॥ ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥ {ਪੰਨਾ ੩੭੪}

ਪਦ ਅਰਥ :—ਪੁਤਰੀ—ਪੁਤਲੀ, ਸਰੀਰ । ਬਿਧਿ ਕਰਿ—ਤਰੀਕੇ ਨਾਲ, ਸਿਆਣਪ ਨਾਲ । ਥਾਟੀ—ਬਣਾਈ । ਸਤਿ ਕਰਿ—ਸੱਚ ਕਰ ਕੇ ।੧।

ਮੂਲੁ—ਮੁੱਢ, ਜਿਸ ਤੋਂ ਪੈਦਾਇਸ਼ ਹੋਈ ਹੈ । ਅਚੇਤ—ਹੇ ਗਾਫ਼ਿਲ ! ਗਵਾਰਾ—ਹੇ ਮੂਰਖ ! ਇਤਨੇ ਕਉ—ਇਸ ਥੋੜੇ ਜਿਹੇ ਵਾਸਤੇ । ਕਿਆ ਗਰਬੇ—ਕੀਹ ਮਾਣ ਕਰਦਾ ਹੈਂ ? ।੧। ਰਹਾਉ ।

ਮਿਹਮਾਨੁ—ਪਰਾਹੁਣਾ । ਅਵਰ—ਹੋਰ, ਬਾਕੀ ਦੀ । ਪਾਹਿ—ਪਾਸ । ਅਮਾਨ—ਅਮਾਨਤ ।੨।

ਬਿਸਟਾ—ਵਿਸ਼ਟਾ, ਗੰਦ । ਅਸਤ—ਹੱਡੀਆਂ {ਅस्थਿ} । ਰਕਤੁ—ਰੋਤ, ਲਹੂ । ਪਰੇਟੇ—ਲਪੇਟੇ ਹੋਏ । ਗੁਮਾਨ—ਅਹੰਕਾਰ ।੩।

ਪਾਕ—ਪਵਿੱਤ੍ਰ । ਨਾਪਾਕ—ਗੰਦਾ, ਅਪਵਿੱਤ੍ਰ ।੪।

ਕਉ—ਨੂੰ, ਤੋਂ । ਜਿਸ ਤੇ—ਜਿਸ ਗੁਰੂ ਪਾਸੋਂ, ਜਿਸ ਦੀ ਰਾਹੀਂ । ਪੁਰਖੁ—ਸਰਬ-ਵਿਆਪਕ ।੫।

ਅਰਥ :—ਹੇ ਗਾਫ਼ਿਲ ਜੀਵ ! ਹੇ ਮੂਰਖ ਜੀਵ ! (ਜਿਸ ਤੋਂ ਤੂੰ ਪੈਦਾ ਹੋਇਆ ਹੈਂ ਉਸ) ਮੁੱਢ (-ਪ੍ਰਭੂ) ਨੂੰ (ਹਿਰਦੇ ਵਿਚ ਸਦਾ) ਸਾਂਭ ਕੇ ਰੱਖ । ਇਸ ਹੋਛੀ ਪਾਇਆਂ ਵਾਲੇ ਸਰੀਰ ਦੀ ਖ਼ਾਤਰ ਕੀਹ ਮਾਣ ਕਰਦਾ ਹੈਂ ? ।੧। ਰਹਾਉ ।

(ਇਹ ਠੀਕ ਹੈ ਕਿ ਪਰਮਾਤਮਾ ਨੇ) ਤੇਰਾ ਇਹ ਸਰੀਰ ਬੜੀ ਸਿਆਣਪ ਨਾਲ ਬਣਾਇਆ ਹੈ, (ਪਰ ਇਹ ਭੀ) ਸੱਚ ਕਰ ਕੇ ਸਮਝ ਕਿ (ਇਸ ਸਰੀਰ ਨੇ ਆਖ਼ਿਰ) ਮਿੱਟੀ ਹੋ ਜਾਣਾ ਹੈ ।੧।

(ਤੂੰ ਜਗਤ ਵਿਚ ਇਕ) ਪਰਾਹੁਣਾ ਹੈਂ ਜਿਸ ਨੂੰ ਰੋਜ਼ ਦਾ ਤਿੰਨ ਸੇਰ (ਕੱਚੇ ਆਟਾ ਆਦਿਕ) ਮਿਲਦਾ ਹੈ । ਹੋਰ ਸਾਰੀ ਚੀਜ਼ ਤੇਰੇ ਪਾਸ ਅਮਾਨਤ (ਵਾਂਗ ਹੀ ਪਈ) ਹੈ ।੨।

(ਤੇਰੇ ਅੰਦਰ ਦੇ) ਵਿਸ਼ਟਾ ਹੱਡੀਆਂ ਤੇ ਲਹੂ (ਆਦਿਕ ਬਾਹਰਲੇ) ਚੰਮ ਨਾਲ ਲਪੇਟੇ ਹੋਏ ਹਨ ਪਰ ਤੂੰ ਇਸੇ ਉਤੇ ਹੀ ਮਾਣ ਕਰੀ ਜਾ ਰਿਹਾ ਹੈਂ ।੩।

ਜੇ ਤੂੰ ਇਕ ਪ੍ਰਭੂ ਦੇ ਨਾਮ-ਪਦਾਰਥ ਨਾਲ ਸਾਂਝ ਪਾ ਲਏਂ ਤਾਂ ਤੂੰ ਪਵਿੱਤ੍ਰ ਜੀਵਨ ਵਾਲਾ ਹੋ ਜਾਏਂ । ਪ੍ਰਭੂ ਦੇ ਨਾਮ ਨਾਲ ਸਾਂਝ ਪਾਣ ਤੋਂ ਬਿਨਾ ਤੂੰ ਸਦਾ ਹੀ ਅਪਵਿੱਤ੍ਰ ਹੈਂ ।੪।

ਹੇ ਨਾਨਕ ! ਆਖ—(ਹੇ ਮੂਰਖ ਜੀਵ ! ) ਉਸ ਗੁਰੂ ਤੋਂ ਸਦਕੇ ਹੋ ਜਿਸ ਦੀ ਰਾਹੀਂ ਸਭ ਦੇ ਦਿਲ ਦੀ ਜਾਣਨ ਵਾਲਾ ਸਰਬ-ਵਿਆਪਕ ਪਰਮਾਤਮਾ ਮਿਲ ਸਕਦਾ ਹੈ ।੫।੧੪।

ਆਸਾ ਮਹਲਾ ਪ ਇਕਤੁਕੇ ਚਉਪਦੇ ॥ ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥ ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥ ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥ ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥੨॥ ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥ ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨਿ ਪਰਮ ਸੁਖੁ ਪਾਇਆ ॥੪॥੧੫॥ {ਪੰਨਾ ੩੭੪}

ਪਦ ਅਰਥ :—ਇਕ ਘੜੀ ਦਿਨਸੁ—ਦਿਨ ਦੀ ਇਕ ਘੜੀ । ਮੋ ਕਉ—ਮੈਨੂੰ । ਦਿਹਾਰੇ—ਦਿਹਾੜੇ, ਦਿਨ । ਨ ਰਹੈ—ਨਹੀਂ ਟਿਕਦਾ, ਧੀਰਜ ਨਹੀਂ ਫੜਦਾ । ਮਿਲਉ—ਮੈਂ ਮਿਲਾਂ ।੧।

ਬਿਹਾਵੈ—ਬੀਤਦਾ, ਲੰਘਦਾ, ਗੁਜ਼ਰਦਾ । ਕਬਹੁ ਨ ਬਿਹਾਵੈ—ਮੁੱਕਣ ਵਿਚ ਹੀ ਨਹੀਂ ਆਉਂਦਾ । ਮਨਿ—ਮਨ ਵਿਚ । ਘਨੇਰੀ—ਬਹੁਤ । ਪਿਰਹਿ—ਪਤੀ ਨਾਲ ।੧। ਰਹਾਉ ।

ਸਮਾਨੇ—ਸਮਾਨ, ਬਰਾਬਰ । ਰੈਣਿ—ਰਾਤ । ਅੰਤੁ—(ਰਾਤ ਦਾ) ਅਖ਼ੀਰ ।੨।

ਦੂਤ—ਵੈਰੀ । ਮਿਲਿ—ਮਿਲ ਕੇ । ਪਿਰਹੁ—ਪਿਰ ਤੋਂ । ਭ੍ਰਮਿ ਭ੍ਰਮਿ—ਭਟਕ ਭਟਕ ਕੇ । ਹਾਥ ਪਛੋੜੀ—ਹੱਥ ਮਲਦੀ ਹੈ, ਪਛੁੜਾਂਦੀ ਹੈ ।੩।

ਆਤਮੁ—ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ । ਚੀਨਿ—ਪਰਖ ਕੇ, ਪੜਤਾਲ ਕੇ ।੪।

ਅਰਥ :—(ਹੇ ਭਾਈ ! ਪ੍ਰਭੂ-ਪਤੀ ਦੇ ਵਿਛੋੜੇ ਵਿਚ) ਇਕ ਪਲ ਭੀ ਇਕ ਦਿਨ ਭੀ ਮੈਨੂੰ (ਇਉਂ ਜਾਪਦਾ ਹੈ ਕਿ) ਕਦੇ ਮੁੱਕਦਾ ਹੀ ਨਹੀਂ । ਮੇਰੇ ਮਨ ਵਿਚ ਬੜੀ ਤਾਂਘ ਲੱਗੀ ਰਹਿੰਦੀ ਹੈ ਕਿ ਮੈਨੂੰ ਕੋਈ ਅਜੇਹਾ ਸੰਤ ਮਿਲ ਪਏ ਜੇਹੜਾ ਮੈਨੂੰ ਪ੍ਰਭੂ-ਪਤੀ ਨਾਲ ਮਿਲਾ ਦੇਵੇ ।੧। ਰਹਾਉ।

(ਹੇ ਭਾਈ ! ) ਦਿਨ ਦੀ ਇਕ ਘੜੀ ਭੀ (ਪ੍ਰਭੂ-ਪਤੀ ਦੇ ਵਿਛੋੜੇ ਵਿਚ) ਮੈਨੂੰ ਕਈ ਦਿਨਾਂ ਬਰਾਬਰ ਜਾਪਦੀ ਹੈ (ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ) ਮੇਰਾ ਮਨ ਧੀਰਜ ਨਹੀਂ ਫੜਦਾ (ਮੈਂ ਹਰ ਵੇਲੇ ਸੋਚਦੀ ਰਹਿੰਦੀ ਹਾਂ ਕਿ) ਪਿਆਰੇ ਨੂੰ ਕਿਵੇਂ ਮਿਲਾਂ ।੧।

(ਦਿਨ ਦੇ) ਚਾਰ ਪਹਰ (ਵਿਛੋੜੇ ਵਿਚ ਮੈਨੂੰ) ਚਾਰ ਜੁਗਾਂ ਦੇ ਬਰਾਬਰ ਜਾਪਦੇ ਹਨ, ਜਦੋਂ ਰਾਤ ਆ ਪੈਂਦੀ ਹੈ ਤਦੋਂ ਤਾਂ ਉਹ ਮੁੱਕਣ ਵਿਚ ਨਹੀਂ ਆਉਂਦੀ ।੨।

(ਕਾਮਾਦਿਕ) ਪੰਜਾਂ ਵੈਰੀਆਂ ਨੇ ਮਿਲ ਕੇ (ਜਿਸ ਭੀ ਜੀਵ-ਇਸੜੀ ਨੂੰ) ਪ੍ਰਭੂ-ਪਤੀ ਤੋਂ ਵਿਛੋੜਿਆ ਹੈ ਉਹ ਭਟਕ ਭਟਕ ਕੇ ਰੋਂਦੀ ਹੈ ਤੇ ਪਛੁੜਾਂਦੀ ਹੈ ।੩।

ਹੇ ਦਾਸ ਨਾਨਕ ! (ਜਿਸ ਜੀਵ ਨੂੰ) ਪਰਮਾਤਮਾ ਨੇ ਦਰਸਨ ਦਿੱਤਾ ਉਸ ਨੇ ਆਪਣੇ ਆਤਮਕ ਜੀਵਨ ਨੂੰ ਪੜਤਾਲ ਕੇ ਸਭ ਤੋਂ ਉੱਚਾ ਆਤਮਕ ਆਨੰਦ ਪ੍ਰਾਪਤ ਕਰ ਲਿਆ ।੪।੧੫।

ਆਸਾ ਮਹਲਾ ੫ ॥ ਹਰਿ ਸੇਵਾ ਮਹਿ ਪਰਮ ਨਿਧਾਨੁ ॥ ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥੧॥ ਹਰਿ ਮੇਰਾ ਸਾਥੀ ਸੰਗਿ ਸਖਾਈ ॥ ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥੧॥ ਰਹਾਉ ॥ ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥ ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥੨॥ ਹਰਿ ਮੇਰੀ ਪੁੰਜੀ ਮੇਰਾ ਹਰਿ ਵੇਸਾਹੁ ॥ ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥੩॥ ਗੁਰ ਕਿਰਪਾ ਤੇ ਇਹ ਮਤਿ ਆਵੈ ॥ ਜਨ ਨਾਨਕੁ ਹਰਿ ਕੈ ਅੰਕਿ ਸਮਾਵੈ ॥੪॥੧੬॥  
{ਪੰਨਾ ੩੭੫}

ਪਦ ਅਰਥ :—ਪਰਮ ਨਿਧਾਨੁ—ਸਭ ਤੋਂ ਉੱਚਾ (ਆਤਮਕ) ਖਜ਼ਾਨਾ {ਲਫਜ਼ ‘ਨਿਧਾਨੁ’ ਇਕ-ਵਚਨ ਹੈ} । ਮੁਖਿ—ਮੂੰਹ ਨਾਲ । ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ ।੧।

ਸੰਗਿ—ਨਾਲ । ਸਖਾਈ—ਮਿੱਤਰ । ਦੁਖਿ—ਦੁੱਖ ਵਿਚ, ਦੁੱਖ ਵੇਲੇ । ਸੁਖਿ—ਸੁਖ ਵਿਚ, ਸੁਖ ਵੇਲੇ । ਸਿਮਰੀ—ਸਿਮਰੀਂ, (ਜਦੋਂ) ਮੈਂ ਸਿਮਰਦਾ ਹਾਂ । ਤਹ—ਉਥੇ । ਬਪੁਰਾ—ਵਿਚਾਰਾ, ਨਿਮਾਣਾ ।੧। ਰਹਾਉ।

ਤਾਣੁ—ਬਲ, ਜ਼ੋਰ । ਮੈ—ਮੈਨੂੰ । ਦੀਬਾਣੁ—ਆਸਰਾ ।੨।

ਵੇਸਾਹੁ—ਇਤਬਾਰ, ਸਾਖ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਖਟੀ—ਖੱਟੀ, ਮੈਂ ਖੱਟਦਾ ਹਾਂ ।੩।

ਅਰਥ :—(ਹੇ ਭਾਈ ! ) ਪਰਮਾਤਮਾ ਮੇਰਾ ਸਾਥੀ ਹੈ ਮਿੱਤਰ ਹੈ । ਦੁੱਖ ਵੇਲੇ ਸੁਖ ਵੇਲੇ (ਜਦੋਂ ਭੀ) ਮੈਂ ਉਸ ਨੂੰ ਯਾਦ ਕਰਦਾ ਹਾਂ, ਉਹ ਉਥੇ ਹਾਜ਼ਰ ਹੁੰਦਾ ਹੈ । ਸੋ, ਵਿਚਾਰਾ ਜਮ ਮੈਨੂੰ ਕਿਥੇ ਡਰਾ ਸਕਦਾ ਹੈ ? ।੧। ਰਹਾਉ।

(ਹੇ ਭਾਈ ! ) ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੂੰਹ ਨਾਲ ਉਚਾਰਨਾ—ਇਹ ਪਰਮਾਤਮਾ ਦੀ ਸੇਵਾ ਹੈ, ਤੇ, ਪਰਮਾਤਮਾ ਦੀ ਸੇਵਾ ਵਿਚ ਸਭ ਤੋਂ ਉੱਚਾ (ਆਤਮਕ ਜੀਵਨ ਦਾ) ਖਜ਼ਾਨਾ (ਲੁਕਿਆ ਪਿਆ ਹੈ) ।੧।

(ਹੇ ਭਾਈ ! ) ਪਰਮਾਤਮਾ ਹੀ ਮੇਰੀ ਓਟ ਹੈ, ਮੈਨੂੰ ਪਰਮਾਤਮਾ ਦਾ ਹੀ ਸਹਾਰਾ ਹੈ, ਪਰਮਾਤਮਾ ਮੇਰਾ ਮਿੱਤਰ ਹੈ, ਮੈਨੂੰ ਆਪਣੇ ਮਨ ਵਿਚ ਪਰਮਾਤਮਾ ਦਾ ਹੀ ਆਸਰਾ ਹੈ ।੨।

ਪਰਮਾਤਮਾ (ਦਾ ਨਾਮ ਹੀ) ਮੇਰੀ ਰਾਸਿ-ਪੁੰਜੀ ਹੈ, ਪਰਮਾਤਮਾ (ਦਾ ਨਾਮ ਹੀ) ਮੇਰੇ ਵਾਸਤੇ (ਆਤਮਕ ਜੀਵਨ ਦਾ ਵਪਾਰ ਕਰਨ ਲਈ) ਸਾਖ ਹੈ (ਇਤਬਾਰ ਦਾ ਵਸੀਲਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਨਾਮ-ਧਨ ਕਮਾ ਰਿਹਾ ਹਾਂ, ਪਰਮਾਤਮਾ ਹੀ ਮੇਰਾ ਸ਼ਾਹ ਹੈ (ਜੋ ਮੈਨੂੰ ਨਾਮ-ਧਨ ਦਾ ਸਰਮਾਇਆ ਦੇਂਦਾ ਹੈ) ।੩।

ਦਾਸ ਨਾਨਕ (ਆਖਦਾ ਹੈ ਕਿ ਜਿਸ ਮਨੁੱਖ ਨੂੰ) ਗੁਰੂ ਦੀ ਕਿਰਪਾ ਨਾਲ ਇਸ ਵਪਾਰ ਦੀ ਸਮਝ ਆ ਜਾਂਦੀ ਹੈ ਉਹ ਸਦਾ ਪਰਮਾਤਮਾ ਦੀ ਗੋਦ ਵਿਚ ਲੀਨ ਰਹਿੰਦਾ ਹੈ ।੪।੧੬।

ਆਸਾ ਮਹਲਾ ੫ ॥ ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥ ਸਤਿਗੁਰੁ ਸੇਵਿ ਸਭੈ ਫਲ ਪਾਈ ॥੧॥ ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥ ਚਰਣ ਕਮਲ ਰਿਦ ਅੰਤਰਿ ਧਾਰੇ ॥ ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥੨॥ ਪੰਚ ਸਖੀ ਮਿਲਿ ਮੰਗਲੁ ਗਾਇਆ ॥ ਅਨਹਦ ਬਾਣੀ ਨਾਦੁ ਵਜਾਇਆ ॥੩॥ ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥ ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥੪॥੧੭॥ {ਪੰਨਾ ੩੭੫}

ਪਦ ਅਰਥ :—ਕ੍ਰਿਪਾਲੁ—{ਕ੍ਰਿਪਾ-ਆਲਥ} ਦਇਆਵਾਨ । ਲਾਈ—ਲਾਈਂ, ਮੈਂ ਲਾਵਾਂ । ਸੇਵਿ—ਸੇਵਾ ਕਰ ਕੇ । ਪਾਈ—ਪਾਈਂ, ਮੈਂ ਪਾਵਾਂ ।੧।

ਮਨ—ਹੇ ਮਨ ! ਕਿਉ ਬੈਰਾਗੁ ਕਰਹਿਗਾ—ਕਿਉਂ ਘਾਬਰਦਾ ਹੈਂ ? ਮਨਸਾ—ਮਨ ਦਾ ਫੁਰਨਾ, ਇੱਛਾ । ਦਾਤਾ—ਦੇਣ ਵਾਲਾ । ਸੁਖ ਨਿਧਾਨੁ—ਸੁਖਾਂ ਦਾ ਖਜ਼ਾਨਾ । ਅੰਮ੍ਰਿਤ ਸਰਿ—ਅੰਮ੍ਰਿਤ ਦੇ ਸਰੋਵਰ-ਗੁਰੂ ਵਿਚ । ਭਰਪੂਰਾ—ਨਕਾ-ਨਕ ਭਰਿਆ ਹੋਇਆ ।੧।ਰਹਾਉ।

ਰਿਦ—ਹਿਰਦਾ ।੨।

ਪੰਚ ਸਖੀ—ਪੰਜ ਸਹੇਲੀਆਂ, ਪੰਜ ਗਿਆਨ-ਇੰਦ੍ਰੇ । ਮੰਗਲੁ—ਸਿਫਤਿ ਸਾਲਾਹ ਦਾ ਗੀਤ । ਅਨਹਦ—ਇਕ-ਰਸ, ਲਗਾਤਾਰ । ਬਾਣੀ—ਸਿਫਤਿ-ਸਾਲਾਹ ਦੀ ਬਾਣੀ (ਦਾ) । ਨਾਦੁ—ਵਾਜਾ ।੩।

ਤੁਠਾ—ਪ੍ਰਸੰਨ ਹੋਇਆ । ਹਰਿ ਰਾਇ—ਪ੍ਰਭੂ-ਪਾਤਿਸ਼ਾਹ । ਸੁਖਿ—ਸੁਖ ਵਿਚ । ਰੈਣਿ—ਰਾਤ । ਸਹਜਿ—ਆਤਮਕ ਅਡੋਲਤਾ ਵਿਚ । ਸੁਭਾਇ—ਪ੍ਰੇਮ ਵਿਚ ।੪।

ਅਰਥ :—ਹੇ ਮੇਰੇ ਮਨ ! ਤੂੰ ਕਿਉਂ ਘਾਬਰਦਾ ਹੈਂ ? (ਯਕੀਨ ਰੱਖ, ਤੇਰੇ ਸਿਰ ਉਤੇ ਉਹ) ਪਿਆਰਾ ਸਤਿਗੁਰੂ (ਰਾਖਾ) ਹੈ ਜੋ ਮਨ ਦੀਆਂ ਲੋੜਾਂ ਪੂਰੀਆਂ ਕਰਨ ਵਾਲਾ ਹੈ ਜੋ ਸਾਰੇ ਸੁਖਾਂ ਦਾ ਖਜ਼ਾਨਾ ਹੈ ਅਤੇ ਜਿਸ ਅੰਮ੍ਰਿਤ ਦੇ ਸਰੋਵਰ-ਗੁਰੂ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰਿਆ ਹੋਇਆ ਹੈ ।੧।ਰਹਾਉ।

(ਹੇ ਭਾਈ ! ) ਜੇ ਪਰਮਾਤਮਾ ਦਇਆਵਾਨ ਹੋਵੇ ਤਾਂ ਹੀ ਮੈਂ ਇਹ ਮਨ (ਗੁਰੂ ਦੇ ਚਰਨਾਂ ਵਿਚ) ਜੋੜ ਸਕਦਾ ਹਾਂ, ਤਦੋਂ ਹੀ ਗੁਰੂ ਦੀ (ਦੱਸੀ) ਸੇਵਾ ਕਰ ਕੇ ਮਨ-ਇੱਜ਼ਤ ਫਲ ਪ੍ਰਾਪਤ ਕਰ ਸਕਦਾ ਹਾਂ ।੧।

(ਹੇ ਭਾਈ ! ) ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ (ਗੁਰੂ ਦੇ) ਸੋਹਣੇ ਚਰਨ ਟਿਕਾ ਲਏ (ਉਸ ਦੇ ਅੰਦਰ) ਪਰਮਾਤਮਾ ਦੀ ਜੋਤਿ ਜਗ ਪਈ, ਉਸ ਨੂੰ ਪਿਆਰਾ ਪ੍ਰਭੂ ਮਿਲ ਪਿਆ ।੨।

ਉਸ ਦੇ ਪੰਜੇ ਗਿਆਨ-ਇੰਦ੍ਰਿਆਂ ਨੇ ਮਿਲ ਕੇ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਦਾ ਵਾਜਾ ਇਕ-ਰਸ ਵਜਾਣਾ ਸ਼ੁਰੂ ਕਰ ਦਿੱਤਾ ।੩।

ਹੇ ਨਾਨਕ ! ਜਿਸ ਮਨੁੱਖ ਉਤੇ ਗੁਰੂ ਪ੍ਰਸੰਨ ਹੋ ਪਿਆ ਉਸ ਨੂੰ ਪ੍ਰਭੂ-ਪਾਤਿਸ਼ਾਹ ਮਿਲ ਪਿਆ, ਉਸ ਦੀ (ਜਿੰਦਗੀ ਦੀ) ਰਾਤ ਸੁਖ ਵਿਚ ਆਤਮਕ ਅਡੋਲਤਾ ਵਿਚ ਬੀਤਣ ਲੱਗ ਪਈ ।੪।੧੭।

ਆਸਾ ਮਹਲਾ ੫ ॥ ਕਰਿ ਕਿਰਪਾ ਹਰਿ ਪਰਗਟੀ ਆਇਆ ॥ ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥ ਐਸਾ ਹਰਿ ਧਨੁ ਸੰਚੀਐ ਭਾਈ ॥ ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥ ਤੋਟਿ ਨ ਆਵੈ ਨਿਖੁਟਿ ਨ ਜਾਇ ॥ ਖਾਇ ਖਰਚਿ ਮਨੁ ਰਹਿਆ ਅਘਾਇ ॥੨॥ ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥ ਇਸੁ ਧਨ ਤੇ ਸਭੁ ਜਗੁ ਵਰਸਾਣਾ ॥੩॥ ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥ ਜਨ ਨਾਨਕੁ ਅੰਤਿ ਵਾਰ ਨਾਮੁ ਗਹਣਾ ॥੪॥੧੮॥ {ਪੰਨਾ ੩੭੫}

**ਪਦ ਅਰਥ :**—ਕਰਿ—ਕਰ ਕੇ । ਮਿਲਿ—ਮਿਲ ਕੇ । ਧਨੁ ਪੂਰਾ—ਕਦੇ ਨਾਹ ਘਟਣ ਵਾਲਾ ਨਾਮ-ਧਨ । ੧।

ਸੰਚੀਐ—ਇਕੱਠਾ ਕਰਨਾ ਚਾਹੀਦਾ ਹੈ । ਭਾਈ—ਹੇ ਭਾਈ ! ਭਾਹਿ—ਅੱਗ । ਜਾਲੈ—ਸਾੜੇ । ਜਲਿ—ਪਾਣੀ ਵਿਚ । ਸੰਗੁ—ਸਾਥ । ਛੋਡਿ ਕਰਿ—ਛੱਡ ਕੇ । ਕਤਹੁ—ਕਿਸੇ ਹੋਰ ਥਾਂ । ੧। ਰਹਾਉ।

ਤੋਟਿ—ਘਾਟਾ । ਖਾਇ—ਖਾ ਕੇ, ਆਪ ਵਰਤ ਕੇ, ਆਪ ਜਪ ਕੇ । ਖਰਚਿ—ਖਰਚ ਕੇ, ਵੰਡ ਕੇ । ਰਹਿਆ ਅਘਾਇ—ਰੱਜਿਆ ਰਹਿੰਦਾ ਹੈ । ੨।

ਸਚੁ—ਸਦਾ ਕਾਇਮ ਰਹਿਣ ਵਾਲਾ । ਸਾਹੁ—ਸਾਹੂਕਾਰ । ਘਟਿ—ਹਿਰਦੇ-ਘਰ ਵਿਚ । ਸੰਚਾਣਾ—ਜਮ੍ਹਾਂ ਹੋ ਗਿਆ । ਤੇ—ਤੋਂ । ਵਰਸਾਣਾ—ਲਾਭ ਉਠਾਂਦਾ ਹੈ । ੩।

ਤਿਨਿ—ਉਸ (ਮਨੁੱਖ) ਨੇ । ਪੁਰਬ ਲਿਖੇ ਕਾ—ਪੂਰਬਲੇ ਜਨਮਾਂ ਵਿਚ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ । ਲਹਣਾ—ਪ੍ਰਾਪਤੀ । ਅੰਤਿ ਵਾਰ—ਅਖੀਰ ਸਮੇਂ । ੪।

**ਅਰਥ :**—ਹੇ ਵੀਰ ! ਇਹੋ ਜਿਹਾ ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ ਜਿਸ ਨੂੰ ਅੱਗ ਸਾੜ ਨਹੀਂ ਸਕਦੀ, ਜੋ ਪਾਣੀ ਵਿਚ ਡੁੱਬਦਾ ਨਹੀਂ ਅਤੇ ਜੋ ਸਾਥ ਛੱਡ ਕੇ ਕਿਸੇ ਭੀ ਹੋਰ ਥਾਂ ਨਹੀਂ ਜਾਂਦਾ । ੧।

(ਹੇ ਵੀਰ ! ) ਜਿਸ ਮਨੁੱਖ ਨੇ ਸਤਿਗੁਰੂ ਨੂੰ ਮਿਲ ਕੇ ਕਦੇ ਨਾਹ ਘਟਣ ਵਾਲਾ ਨਾਮ-ਧਨ ਹਾਸਲ ਕਰ ਲਿਆ ਪਰਮਾਤਮਾ ਕਿਰਪਾ ਕਰ ਕੇ ਉਸ ਦੇ ਅੰਦਰ ਆਪ ਆ ਪਰਤੱਖ ਹੁੰਦਾ ਹੈ । ੧। ਰਹਾਉ।

(ਹੇ ਭਾਈ ! ਪਰਮਾਤਮਾ ਦਾ ਨਾਮ ਐਸਾ ਧਨ ਹੈ ਜਿਸ ਵਿਚ) ਕਦੇ ਘਾਟਾ ਨਹੀਂ ਪੈਂਦਾ ਜੋ ਕਦੇ ਨਹੀਂ ਮੁੱਕਦਾ । ਇਹ ਧਨ ਆਪ ਵਰਤ ਕੇ ਹੋਰਨਾਂ ਨੂੰ ਵੰਡ ਕੇ (ਮਨੁੱਖ ਦਾ) ਮਨ (ਦੁਨੀਆ ਦੇ ਧਨ ਦੀ ਲਾਲਸਾ ਵਲੋਂ) ਰੱਜਿਆ ਰਹਿੰਦਾ ਹੈ । ੨।

(ਹੇ ਭਾਈ ! ) ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਪਰਮਾਤਮਾ ਦਾ ਨਾਮ-ਧਨ ਜਮ੍ਹਾਂ ਹੋ ਜਾਂਦਾ ਹੈ ਉਹੀ ਮਨੁੱਖ ਸਦਾ ਲਈ ਸਾਹੂਕਾਰ ਬਣ ਜਾਂਦਾ ਹੈ । ਉਸ ਦੇ ਇਸ ਧਨ ਤੋਂ ਸਾਰਾ ਜਗਤ ਲਾਭ ਉਠਾਂਦਾ ਹੈ । ੩।

(ਪਰ, ਹੇ ਭਾਈ ! ) ਉਸ ਮਨੁੱਖ ਨੇ ਇਹ ਹਰਿ-ਨਾਮ-ਧਨ ਹਾਸਲ ਕੀਤਾ ਹੈ, ਜਿਸ ਦੇ ਭਾਗਾਂ ਵਿਚ ਪੂਰਬਲੇ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਹੇ ਦਾਸ ਨਾਨਕ ! (ਆਖ—) ਪਰਮਾਤਮਾ ਦਾ ਨਾਮ-ਧਨ (ਮਨੁੱਖ ਦੀ ਜਿੰਦ ਵਾਸਤੇ) ਅਖੀਰਲੇ ਵੇਲੇ ਦਾ ਗਹਣਾ ਹੈ । ੪। ੧੮।